

# ਜਿਊਮੈਟਰੀਕਲ ਡਰਾਇੰਗ ਅਤੇ ਚਿੱਤਰਕਲਾ

(ਸੱਤਵੀਂ ਸ਼੍ਰੇਣੀ ਲਈ)



I4T9T3



ਸਿੱਖਿਆ ਅਤੇ ਭਲਾਈ ਵਿਭਾਗ, ਪੰਜਾਬ ਦਾ ਸਾਂਝਾ ਉਪਰਾਲਾ



ਪੰਜਾਬ ਸਰਕਾਰ ਦਾ ਸਾਂਝਾ ਉਪਰਾਲਾ  
ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਐਡੀਸ਼ਨ : 2021-22 ..... 1,07,300 ਕਾਪੀਆਂ

All rights, including those of translation, reproduction  
and annotation etc., are reserved by the  
Punjab Government.

## ਜਿਉਮੈਟਰੀਕਲ ਭਾਰ

ਲੇਖਕ :	ਸ. ਸਰਬਜੀਤ ਸਿੰਘ (ਡਰਾਇੰਗ ਟੀਚਰ) V.P.O, ਮਹਿੰਦਪੁਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ
ਸੋਧਕ :	ਸ. ਜਗਦੀਪ ਸਿੰਘ ਗਰਚਾ (ਲੈਕਚਰਾਰ ਫਾਈਨ ਆਰਟਸ) ਕੋਮਲ ਕਲਾ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਸੰਯੋਜਕ :	ਮਨਜੀਤ ਸਿੰਘ ਫਿੱਲੋਂ ਆਰਟਿਸਟ, ਪੰਜਾਬ ਸਕੂਲ ਸਿੱਖਿਆ ਬੋਰਡ

### ਚੇਤਾਵਨੀ

- ਕੋਈ ਵੀ ਏਜੰਸੀ-ਹੋਲਡਰ ਵਾਧੂ ਪੈਸੇ ਵਸੂਲਣ ਦੇ ਮੰਤਵ ਨਾਲ ਪਾਠ-ਪੁਸਤਕਾਂ 'ਤੇ ਜ਼ਿਲਦਸਾਜ਼ੀ ਨਹੀਂ ਕਰ ਸਕਦਾ। (ਏਜੰਸੀ-ਹੋਲਡਰਾਂ ਨਾਲ ਹੋਏ ਸਮਝੌਤੇ ਦੀ ਧਾਰਾ ਨੰ. 7 ਅਨੁਸਾਰ)
- ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਛਪਾਈਆਂ ਅਤੇ ਪ੍ਰਕਾਸ਼ਿਤ ਪਾਠ-ਪੁਸਤਕਾਂ ਦੇ ਜਾਅਲੀ/ਨਕਲੀ ਪ੍ਰਕਾਸ਼ਨਾਂ (ਪਾਠ-ਪੁਸਤਕਾਂ) ਦੀ ਛਪਾਈ, ਪ੍ਰਕਾਸ਼ਨ, ਸਟਾਕ ਕਰਨਾ, ਜਮ੍ਹਾਂ-ਬੋਰਡੀ ਜਾਂ ਵਿਕਰੀ ਆਦਿ ਕਰਨਾ ਭਾਰਤੀ ਦੰਡ ਪ੍ਰਣਾਲੀ ਦੇ ਅੰਤਰਗਤ ਫੌਜਦਾਰੀ ਦੁਰਮਾਨ ਹੈ।  
(ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ-ਪੁਸਤਕਾਂ ਬੋਰਡ ਦੇ 'ਵਾਟਰ ਮਾਰਕ' ਵਾਲੇ ਕਾਰਗਜ਼ ਉੱਪਰ ਹੀ ਛਪਵਾਈਆਂ ਜਾਂਦੀਆਂ ਹਨ।)



ਇਹ ਪੁਸਤਕ ਵਿਕਰੀ ਲਈ ਨਹੀਂ ਹੈ।

**ਸਕੱਤਰ,** ਪੰਜਾਬ ਸਕੂਲ ਸਿੱਖਿਆ ਬੋਰਡ, ਵਿੱਦਿਆ ਭਵਨ, ਫੇਜ਼-8, ਸਾਹਿਬਜ਼ਾਦਾ ਅਜੀਤ ਸਿੰਘ ਨਗਰ-160062 ਰਾਹੀਂ ਪ੍ਰਕਾਸ਼ਿਤ  
ਅਤੇ ਮੈਸ. ਸ਼ਗੁਨ ਆਫਸੈਟ ਪ੍ਰੈਸ, ਨੋਇਡਾ ਦੁਆਰਾ ਛਾਪੀ ਗਈ।

# ਦੋ ਸ਼ਬਦ

ਪੱਥਰ ਯੁੱਗ ਤੋਂ ਲੈ ਕੇ ਆਧੁਨਿਕ ਯੁੱਗ ਤੱਕ ਮਨੁੱਖੀ ਸਭਿਆਤਾਵਾਂ ਦੀ ਉੱਨਤੀ ਅਤੇ ਵਿਰਸੇ ਦੀ ਪਛਾਣ, ਉਨ੍ਹਾਂ ਯੁੱਗਾਂ ਦੀਆਂ ਕਲਾ ਪ੍ਰਾਪਤੀਆਂ ਤੋਂ ਹੀ ਹੁੰਦੀ ਹੈ। ਇਹ ਕਲਾ ਹੀ ਹੈ ਜੋ ਹਰ ਸਭਿਆਤਾ ਦੇ ਵਿਰਸੇ ਨੂੰ, ਤਸਵੀਰਾਂ, ਮੂਰਤੀਆਂ, ਸਿੱਕੇ, ਬਰਤਨ, ਜੇਵਰ, ਹਬਿਆਰ, ਖਿੱਡੋਣੇ ਅਤੇ ਕੱਪੜਿਆਂ ਦੀ ਸ਼ਕਲ ਵਿੱਚ ਆਪਣੇ ਅੰਦਰ ਸਾਂਭੀ ਬੈਠੀ ਹੈ ਜੋ ਦੁਨੀਆਂ ਭਰ ਦੇ ਅਜਾਇਬ ਘਰਾਂ ਦੀ ਸ਼ਾਨ ਹਨ। ਮੌਹਿੰਜਦਾੜੇ, ਅਜੰਤਾ ਅਤੇ ਤਾਜ ਮਹਿਲ ਵੀ ਇਸ ਦੀ ਮਿਸਾਲ ਹਨ।

ਡਰਾਇੰਗ ਅਤੇ ਚਿੱਤਰਕਲਾ ਦਾ ਵਿਸ਼ਾ, ਬੱਚਿਆਂ ਦੇ ਸਰਬਪੱਖੀ ਬੌਧਿਕ, ਮਾਨਸਿਕ ਅਤੇ ਰਾਚਨਾਤਮਕ ਵਿਕਾਸ ਲਈ ਬਹੁਤ ਜ਼ਰੂਰੀ ਹੈ। ਇਸ ਨਾਲ ਬੱਚਾ ਆਲੋ-ਦੁਆਲੇ ਨਾਲ, ਕੁਦਰਤ ਨਾਲ ਅਤੇ ਆਪਣੇ ਆਪ ਨਾਲ ਜੁੜਦਾ ਹੈ। ਆਪਣੇ ਚਾਰੇ ਪਾਸੇ ਉਸ ਕਾਦਰ ਦੀ ਬਹੁੰਗਰੀ ਰਚਨਾ ਨੂੰ ਦੇਖਣ, ਸਮਝਣ, ਮਹਿਸੂਸ ਕਰਨ ਅਤੇ ਉਸ ਨੂੰ ਮਾਨਣ ਦੀ ਸੋਝੀ ਉਸ ਵਿੱਚ ਜਾਗਰਤ ਹੁੰਦੀ ਹੈ ਅਤੇ ਉਹ ਆਪ ਵੀ ਉਸ ਸਿਰਜਣਾ ਦਾ ਭਾਈਵਾਲ ਬਣਨਾ ਲੋਚਦਾ ਹੈ। ਇਹ ਸਭ ਪ੍ਰਾਪਤੀ ਬੱਚੇ ਨੂੰ ਕਲਾ ਤੋਂ ਹੀ ਹੁੰਦੀ ਹੈ।

ਰਾਸ਼ਟਰੀ ਵਿੱਦਿਅਕ ਪ੍ਰਣਾਲੀ ਤਹਿਤ ਡਰਾਇੰਗ ਅਤੇ ਚਿੱਤਰਕਲਾ ਇਮਤਿਹਾਨੀ ਵਿਸ਼ਾ ਨਾ ਰਿਹਾ। ਕਾਫੀ ਲੰਮੇ ਸਮੇਂ ਤੋਂ ਪੰਜਾਬ ਦੇ ਸਮੂਹ ਵਿੱਦਿਅਕ ਮਾਹਿਰਾਂ ਅਤੇ ਅਦਾਰਿਆਂ ਵਲੋਂ ਇਸ ਨੂੰ ਮੁੜ ਇਮਤਿਹਾਨੀ ਵਿਸ਼ਾ ਬਨਾਉਣ ਦੀ ਪੁਰਜ਼ੇਰ ਮੰਗ ਹੁੰਦੀ ਰਹੀ। ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਅਸੀਂ ਇਸ ਵਿਸ਼ੇ ਨੂੰ ਮੁੜ ਇਮਤਿਹਾਨੀ ਵਿਸ਼ਾ ਬਨਾਉਣ ਦੀ ਮੁਸ਼ਕੀ ਲੈ ਰਹੇ ਹਾਂ। ਆਸ ਕਰਦੇ ਹਾਂ ਕਿ ਇਹ ਵਿਸ਼ਾ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਸਹਾਈ ਸਿੱਧ ਹੋਵੇਗਾ। ਚਿੱਤਰਕਲਾ ਦੇ ਨਾਲ ਡਰਾਇੰਗ ਦਾ ਵਿਸ਼ਾ ਵੀ ਸ਼ਾਮਿਲ ਕਰ ਦਿੱਤਾ ਗਿਆ ਹੈ, ਜੋ ਭਵਿੱਖ ਵਿੱਚ ਇੰਜੀਨੀਅਰਿੰਗ, ਆਰਕੀਟੈਕਚਰ, ਡਰਾਫਟਮੈਨਸ਼ਿਪ ਅਤੇ ਇੰਟੀਰੀਅਰ ਡਿਜ਼ਾਈਨਿੰਗ ਦੇ ਖੇਤਰ ਵਿੱਚ ਜਾਣ ਵਾਲੇ ਵਿਦਿਆਰਥੀਆਂ ਲਈ ਵੀ ਇੱਕ ਨੀਂਹ ਪੱਥਰ ਦਾ ਕੰਮ ਕਰੇਗਾ। ਆਸ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਹ ਯਤਨ ਆਪਣੇ ਮਕਸਦ ਵਿੱਚ ਸਫਲ ਸਿੱਧ ਹੋਵੇਗਾ। ਖੇਤਰ ਵਿੱਚੋਂ ਇਸ ਸੰਬੰਧੀ ਮਾਹਿਰਾਂ ਦੀਆਂ ਟਿੱਪਣੀਆਂ ਅਤੇ ਸੁਝਾਵਾਂ ਦਾ ਸਵਾਗਤ ਹੈ।

ਚੇਅਰਮੈਨ  
ਪੰਜਾਬ ਸਕੂਲ ਸਿੱਖਿਆ ਬੋਰਡ



# ਭੂਮਿਕਾ

ਡਰਾਇੰਗ ਅਤੇ ਚਿੱਤਰਕਲਾ ਦੀ ਇਹ ਹਥਲੀ ਪੁਸਤਕ ਬੜੇ ਸਰਲ ਢੰਗ ਨਾਲ ਲਿਖੀ ਗਈ ਹੈ। ਪੁਸਤਕ ਲਿਖਦੇ ਸਮੇਂ ਬੱਚਿਆਂ ਵਿੱਚ ਸੁੰਦਰਤਾ ਦੀ ਭਾਵਨਾ ਦੀ ਰੁੱਚੀ ਨੂੰ ਠੀਕ ਢੰਗ ਨਾਲ ਪਰਛੁਲਤ ਕਰਨ ਦੇ ਉਦੇਸ਼ ਦੀ ਪਾਲਣਾ ਕੀਤੀ ਗਈ ਹੈ। ਕਲਾ ਦਾ ਰੋਜ਼ਾਨਾ ਜੀਵਨ ਵਿੱਚ ਖਾਸ ਮਹੱਤਵ ਹੈ। ਕਲਾ ਜੀਵਨ ਨੂੰ ਸੁੰਦਰ ਬਣਾਉਂਦੀ ਹੈ। ਵਿਦਿਆਰਥੀ ਦੇ ਵਿਅਕਤਿਤਵ ਦਾ ਵਿਕਾਸ ਹੋਣਾ ਬਚਪਨ ਤੋਂ ਹੀ ਆਰੰਭ ਹੋ ਜਾਂਦਾ ਹੈ। ਵਿਅਤੀਤਵ ਦੇ ਬਹੁ-ਪੱਖੀ ਵਿਕਾਸ ਵਿੱਚ ਕਲਾ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੈ। ਜੇਕਰ ਚਿੱਤਰਕਲਾ ਅਤੇ ਜਿਉਮੈਟਰੀਕਲ ਡਰਾਇੰਗ ਦੀ ਸਿੱਖਿਆ ਮੁੱਢ ਤੋਂ ਹੀ ਯੋਗ ਢੰਗ ਨਾਲ ਨਾ ਦਿੱਤੀ ਜਾਵੇ ਤਾਂ ਇਹ ਰੁੱਚੀ ਬੱਚਿਆਂ ਵਿੱਚ ਦੱਬੀ ਰਹਿ ਜਾਂਦੀ ਹੈ।

ਇਸ ਪੁਸਤਕ ਦਾ ਉਦੇਸ਼ ਬੱਚਿਆਂ ਨੂੰ ਚਿੱਤਰਾਂ ਦੀ ਨਕਲ ਕਰਨੀ ਸਿਖਾਉਣਾ ਹੀ ਨਹੀਂ ਸਗੋਂ ਉਹਨਾਂ ਨੂੰ ਉਤਸ਼ਾਹ ਦੇ ਕੇ ਵੱਖ-ਵੱਖ ਸਮਗਰੀ ਦੁਆਰਾ ਆਪਾ ਪ੍ਰਗਟਾਅ ਦਾ ਮੌਕਾ ਦੇਣਾ ਹੈ। ਚਿੱਤਰਕਲਾ ਦਾ ਸੱਭਿਆਤਾ ਦੇ ਵਿਕਾਸ ਵਿੱਚ ਝੂੰਘਾ ਭਾਗ ਹੈ। ਚਿੱਤਰਕਲਾ ਨੂੰ ਪੁਰਾਤਨ ਭਾਰਤ ਵਿੱਚ ਬੜਾ ਉੱਚਾ ਸਥਾਨ ਪ੍ਰਾਪਤ ਸੀ। ਅਜੰਤਾ ਅਤੇ ਅਲੋਰਾ ਦੀਆਂ ਗੁਫਾਵਾਂ ਦੇ ਚਿੱਤਰ ਇਸ ਗੱਲ ਦੀ ਪੁਸ਼ਟੀ ਕਰਦੇ ਹਨ। ਆਧੁਨਿਕ ਯੁੱਗ ਵਿੱਚ ਕਲਾ ਤੇ ਵਿਗਿਆਨ ਨੇ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੇ ਸਾਈਸ ਅਤੇ ਟੈਕਨਾਲੋਜੀ ਦੇ ਯੁੱਗ ਵਿੱਚ ਕਲਾ ਸਿੱਖਿਆ ਨੂੰ ਅੱਖਾਂ ਉਹਨਾਂ ਨਹੀਂ ਕੀਤਾ ਜਾ ਸਕਦਾ। ਇਸ ਉਦੇਸ਼ ਨੂੰ ਮੁੱਖ ਰੱਖ ਕੇ ਇਸ ਪੁਸਤਕ ਵਿੱਚ ਬੱਚਿਆਂ ਨੂੰ ਡਰਾਇੰਗ ਅਤੇ ਚਿੱਤਰਕਲਾ ਦੀ ਸਿੱਖਿਆ ਸਰਲ ਢੰਗ ਨਾਲ ਦੇਣ ਦਾ ਯਤਨ ਕੀਤਾ ਗਿਆ ਹੈ।

ਪੁਸਤਕ ਦੇ ਪਹਿਲੇ ਅਧਿਆਇ ਵਿੱਚ ਜਿਉਮੈਟਰੀਕਲ ਡਰਾਇੰਗ ਅਤੇ ਦੂਜੇ ਅਧਿਆਇ ਵਿੱਚ ਕਲਪਨਾਮਈ ਚਿੱਤਰਾਂ ਨੂੰ ਸੁਤੰਤਰ ਪ੍ਰਗਟਾਅ ਦੁਆਰਾ ਖਿੱਚਣ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਫਰੀਹੈਂਡ ਸਕੈਂਚਿੰਗ ਤੇ ਨਿਤਪ੍ਰਤੀ ਦੇ ਜੀਵਨ ਵਿੱਚ ਵਾਪਰਦੀਆਂ ਘਟਨਾਵਾਂ ਤੇ ਦਿੱਸਾਂ ਦੀ ਚਿੱਤਰਕਾਰੀ ਕਰਨ ਤੇ ਜ਼ੋਰ ਦਿੱਤਾ ਗਿਆ ਹੈ। ਕਲਪਨਾਮਈ ਚਿੱਤਰਾਂ ਵਿੱਚ ਕੰਮ ਦੀ ਪੂਰਤੀ ਪਾਣੀ ਤੇ ਪੇਸਟਲ ਰੰਗਾਂ ਦੁਆਰਾ ਕਰਨੀ ਹੈ। ਤੀਸਰੇ ਅਧਿਆਇ ਵਿੱਚ ਆਕਾਰੀ ਰੇਖਾ ਚਿੱਤਰਾਂ ਵਿੱਚ ਤੀਲੀ ਰੇਖਾਵਾਂ (Stick Figures) ਦੁਆਰਾ ਮਨੁੱਖੀ-ਆਕਾਰ ਖਿੱਚਣੇ ਅਤੇ ਸਮਾਨੀ ਰੇਖਾਵਾਂ ਦੁਆਰਾ ਆਮ ਜਾਣੇ ਪਛਾਣੇ ਪੰਛੀ-ਆਕਾਰ ਖਿੱਚਣੇ ਦੱਸੇ ਗਏ ਹਨ। ਕਾਰਟੂਨ ਡਰਾਇੰਗ ਦਾ ਅਰੰਭ ਵੀ ਬੱਚਿਆਂ ਦੀ ਰੁਚੀ ਅਨੁਸਾਰ ਕੀਤਾ ਗਿਆ ਹੈ। ਚੌਥੇ ਅਧਿਆਇ ਵਿੱਚ ਅੱਖਰ ਲੇਖਣ ਕਲਾ ਅਤੇ ਪੇਸਟਰ ਡਰਾਇੰਗ ਦੇ ਨਿਯਮ ਦੱਸੇ ਗਏ ਹਨ। ਇਹਨਾਂ ਵਿਸ਼ਿਆਂ ਦੁਆਰਾ ਵਿਦਿਆਰਥੀ ਸਕੂਲ ਦੀ ਸਜਾਵਟ ਵਿੱਚ ਹਿੱਸਾ ਪਾ ਸਕਣਗੇ। ਪੰਜਵੇਂ ਅਧਿਆਇ ਵਿੱਚ ਡਿਜ਼ਾਈਨ, ਸਟੈਂਸਲਿੰਗ ਅਤੇ ਕੋਲਾਜ ਦੀ ਰਚਨਾ ਵਿਸਤਾਰ ਪੂਰਵਕ ਦੱਸੀ ਗਈ ਹੈ। ਛੇਵੇਂ ਅਧਿਆਇ ਵਿੱਚ ਮਾਡਲ ਡਰਾਇੰਗ ਬਾਰੇ ਦੱਸਿਆ ਗਿਆ ਹੈ। ਵੱਖ-ਵੱਖ ਵਸਤੂਆਂ ਨੂੰ ਪੈਨਸਿਲ ਅਤੇ ਪੇਸਟਲ ਰੰਗਾਂ ਵਿੱਚ ਸੁੰਦਰ ਢੰਗ ਨਾਲ ਬਣਾਇਆ ਗਿਆ ਹੈ।

ਮੁੱਕਦੀ ਗੱਲ ਇਹ ਹੈ ਕਿ ਪੁਸਤਕ ਨੂੰ ਆਧੁਨਿਕ ਲੀਹਾਂ ਅਨੁਸਾਰ ਹਰ ਪੱਖਾਂ ਸੰਪੂਰਨ ਕਰਨ ਦਾ ਯਤਨ ਕੀਤਾ ਗਿਆ

ਹੈ। ਉਮੀਦ ਹੈ ਕਿ ਇਹ ਪੁਸਤਕ ਬੱਚਿਆਂ ਵਿੱਚ ਜਿਉਮੈਟਰੀ ਅਤੇ ਕਲਪਨਾ, ਕਲਾ-ਸੁਹਜ ਅਤੇ ਠੀਕ-ਠੀਕ ਮਾਪਣ ਤੇ ਨਿਰੀਖਣ ਦੀ ਸ਼ਕਤੀ ਵਧਾਏਗੀ। ਆਉਣ ਵਾਲੇ ਸਮੇਂ ਵਿੱਚ ਹਰ ਖੇਤਰ ਵਿੱਚ ਉਹ ਆਪਣੇ ਵਿਚਾਰ ਸੁਤੰਤਰ ਰੂਪ ਵਿੱਚ ਪ੍ਰਗਟ ਕਰ ਸਕਣਗੇ। ਵਿਦਿਆਰਥੀ ਭਾਵੇਂ ਡਾਕਟਰੀ, ਇੰਜੀਨੀਅਰਿੰਗ ਜਾਂ ਕਿਸੇ ਹੋਰ ਖੇਤਰ ਵਿੱਚ ਵੀ ਪ੍ਰਵੇਸ਼ ਕਰੇ ਉਹ ਆਪਣਾ ਕੰਮ ਸੁੰਦਰ ਢੰਗ ਨਾਲ ਕਰ ਸਕੇਗਾ ਅਤੇ ਦੇਸ਼ ਪ੍ਰਤੀ ਆਪਣਾ ਕਰਤਾਵ ਨਿਭਾਉਣ ਦੇ ਯੋਗ ਹੋਵੇਗਾ।

ਪੂਰਨ ਆਸ ਹੈ ਕਿ ਸੂਝਵਾਨ ਅਧਿਆਪਕ ਬੱਚਿਆਂ ਦੀ ਉਮਰ ਨੂੰ ਮੁੱਖ ਰੱਖਦਿਆਂ ਉਹਨਾਂ ਨੂੰ ਇਸ ਵਿਸ਼ੇ ਬਾਰੇ ਯੋਗ ਅਗਵਾਈ ਦੇਣਗੇ।

-ਲੇਖਕ

# ਵਿਸ਼ਾ-ਸੂਚੀ

ਕ੍ਰਮ ਸੰਖਿਆ

ਅਧਿਆਇ

ਪੰਨਾ ਨੰ.

## ਚਿੱਤਰਕਲਾ ਭਾਗ

1.	ਤਿਕੋਣ ਅਤੇ ਤਿਕੋਣਾਂ ਦੀਆਂ ਕਿਸਮਾਂ	1
	ਚਤੁਰਭੁਜ ਜਾਂ ਚਕੋਰ	10

## ਜਿਊਮੈਟਰੀਕਲ ਭਾਗ




2.	ਕਲਪਨਾਮਈ ਚਿੱਤਰ	16
	(Imaginative Drawing)	
3.	ਆਕਾਰੀ ਰੇਖਾ ਚਿੱਤਰ (Figure Drawing)	36
4.	ਅੱਖਰ ਲੇਖਣ ਕਲਾ ਅਤੇ ਪੋਸਟਰ ਡਰਾਈੰਗ (Letter & Poster Drawing)	49
5.	(i)      ਡਿਜਾਇਨ (ਨਮੂਨਾ ਚਿੱਤਰ) (Design)	58
	(ii)     ਕੋਲਾਜ ਰਚਨਾ (Collage)	67
	(iii)    ਸਟੈਂਸਲਿੰਗ (Stencilling)	72
6.	ਮਾਡਲ ਜਾਂ ਵਸਤੂ ਚਿੱਤਰ (Model Drawing)	76



# TRIANGLES

## ਤਿਕੋਣਾਂ ਦੀਆਂ ਕਿਸਮਾਂ

(With Reference to its Sides)




(With Reference to its Angles)


(ਕੋਣਾਂ ਦੇ ਅਨੁਸਾਰ)

(Vertical angle)


ਸ਼ੀਰਸ਼ ਕੋਣ



ਸਮ-ਕੋਣ-ਤਿਕੋਣ  
(A right-angled triangle)




ਅਧਿਕ-ਕੋਣ-ਤਿਕੋਣ  
(An obtuse-angled triangle)





ਨਿਊਂ-ਕੋਣ-ਤਿਕੋਣ  
(An acute-angled triangle)

(ਹੋਰ ਤਿਕੋਣ)

ਸਮਾਨ ਤਿਕੋਣਾਂ (Equal Triangles)



ਸਮਰੂਪੀ ਜਾਂ ਸਜਾਤੀ ਤਿਕੋਣਾਂ



## ਪਹਿਲਾ ਅਧਿਆਇ

# ਤਿਕੋਣ ਅਤੇ ਤਿਕੋਣਾਂ ਦੀਆਂ ਕਿਸਮਾਂ (TRIANGLES)

**ਪਰਿਭਾਸ਼ਾ :** (ਤਿਕੋਣ) ਤਿੰਨ ਸਰਲ ਰੇਖਾਵਾਂ ਦੁਆਰਾ ਘਰੇ ਆਕਾਰ ਨੂੰ ਤਿਕੋਣ ਕਹਿੰਦੇ ਹਨ। ਇਸ ਦੇ ਤਿੰਨ ਕੋਣ ਹੋਣ ਕਾਰਨ ਵੀ ਇਸ ਨੂੰ ਤਿਕੋਣ ਕਹਿੰਦੇ ਹਨ। ਇਸ ਦੇ ਅੰਦਰਲੇ ਤਿੰਨਾਂ ਕੋਣਾਂ ਦਾ ਜੋੜ 180° ਹੁੰਦਾ ਹੈ।

- \* **ਅਧਾਰ—** ਜਿਸ ਰੇਖਾ ਤੇ ਤਿਕੋਣ ਬਣਾਈ ਜਾਂਦੀ ਹੈ, ਉਸ ਨੂੰ ਅਧਾਰ ਕਹਿੰਦੇ ਹਨ।
- \* **ਅਧਾਰ ਕੋਣ—** ਅਧਾਰ ਤੇ ਬਣੇ ਦੋਨਾਂ ਸਿਰਿਆ ਦੇ ਕੋਣਾਂ ਨੂੰ ਅਧਾਰ ਕੋਣ ਕਹਿੰਦੇ ਹਨ।
- \* **ਸ਼ੀਰਸ਼ ਕੋਣ—** ਅਧਾਰ ਦੇ ਸਾਹਮਣੇ ਬਣੇ ਕੋਣ ਨੂੰ ਸ਼ੀਰਸ਼ ਕੋਣ ਕਹਿੰਦੇ ਹਨ।
- \* **ਉੱਚਾਈ ਜਾਂ ਲੰਬ—** ਸ਼ੀਰਸ਼ ਕੋਣ ਤੇ ਅਧਾਰ ਤੋਂ ਲੰਬ ਬਣਾਉਂਦੀ ਹੋਈ ਰੇਖਾ ਨੂੰ ਉੱਚਾਈ ਜਾਂ ਲੰਬ ਕਹਿੰਦੇ ਹਨ।
- \* **ਪਰੀਮਾਪ ਜਾਂ ਘੇਰਾ—** ਤਿੰਨਾਂ ਭੁਜਾਵਾਂ ਦੇ ਜੋੜ ਨੂੰ ਪਰੀਮਾਪ ਜਾਂ ਘੇਰਾ ਕਹਿੰਦੇ ਹਨ।

## (ਤਿਕੋਣਾਂ ਦੀਆਂ ਕਿਸਮਾਂ ਭੁਜਾਵਾਂ ਦੇ ਅਨੁਸਾਰ)

- \* **ਸਮ ਭੁਜ ਤਿਕੋਣ—** ਇਸ ਦੀਆਂ ਤਿੰਨ ਭੁਜਾਵਾਂ ਅਤੇ ਤਿੰਨੇ ਕੋਣ ਬਰਾਬਰ ਹੁੰਦੇ ਹਨ।
- \* **ਸਮ ਦੋ ਭੁਜੀ ਤਿਕੋਣ—** ਇਸ ਦੀਆਂ ਦੋ ਭੁਜਾਵਾਂ ਅਤੇ ਦੋ ਕੋਣ ਬਰਾਬਰ ਹੋਣ।
- \* **ਵਿਖਮ ਜਾਂ ਅਸਮਭੁਜ ਤਿਕੋਣ—** ਜਿਸ ਦੀ ਕੋਈ ਵੀ ਭੁਜਾ ਤੇ ਕੋਈ ਵੀ ਕੋਣ ਬਰਾਬਰ ਨਾ ਹੋਵੇ।

## ਕੋਣਾਂ ਦੇ ਅਨੁਸਾਰ

- \* **ਸਮਕੋਣ ਤਿਕੋਣ—** ਜਿਸ ਦਾ ਇੱਕ ਕੋਣ 90° ਦਾ ਹੋਵੇ, ਉਸ ਨੂੰ ਸਮਕੋਣ ਤਿਕੋਣ ਕਹਿੰਦੇ ਹਨ। ਸਮਕੋਣ ਦੇ ਸਾਹਮਣੇ ਵਾਲੀ ਭੁਜਾ ਨੂੰ ਕਰਣ ਕਹਿੰਦੇ ਹਨ।
- \* **ਨਿਊਨ ਕੋਣ ਤਿਕੋਣ—** ਜਿਸ ਦੇ ਤਿੰਨੇ ਕੋਣ 90° ਤੋਂ ਘੱਟ ਹੋਣ, ਉਸ ਨੂੰ ਨਿਊਨ ਕੋਣ ਤਿਕੋਣ ਕਹਿੰਦੇ ਹਨ।
- \* **ਅਧਿਕ ਕੋਣ ਤਿਕੋਣ—** ਜਿਸਦਾ ਇੱਕ ਕੋਣ 90° ਤੋਂ ਵੱਧ ਹੋਵੇ ਉਸ ਨੂੰ ਅਧਿਕ ਕੋਣ ਤਿਕੋਣ ਕਹਿੰਦੇ ਹਨ।


## ਹੋਰ ਤਿਕੋਣਾਂ

- \* **ਸਮਾਨ ਤਿਕੋਣਾਂ—** ਅਜਿਹੀਆਂ ਤਿਕੋਣਾਂ ਦੇ ਸਾਰੇ ਕੋਣ ਤੇ ਸਾਰੀਆਂ ਭੁਜਾਵਾਂ ਬਰਾਬਰ ਹੁੰਦੀਆਂ ਹਨ।
- \* **ਸਮ ਰੂਪੀ ਜਾਂ ਸਜਾਤੀ ਤਿਕੋਣਾਂ—** ਇਨ੍ਹਾਂ ਤਿਕੋਣਾਂ ਦੇ ਸਿਰਫ਼ ਕੋਣ ਹੀ ਬਰਾਬਰ ਹੁੰਦੇ ਹਨ।

**ਪ੍ਰਸ਼ਨ 1.** ਇੱਕ ਤਿਕੋਣ  $XYZ$  ਬਣਾਓ ਜਿਸ ਦੀਆਂ ਤਿੰਨ ਭੁਜਾਵਾਂ  $A$ ,  $B$  ਅਤੇ  $C$  ਦਿੱਤੀਆਂ ਹੋਈਆਂ ਹਨ।


**ਰਚਨਾ—**  $XY$  ਰੇਖਾ ਨੂੰ  $A$  ਦੇ ਬਰਾਬਰ ਲਾਓ।  $X, Y$  ਕੇਂਦਰਾਂ ਤੋਂ ਕ੍ਰਮਵਾਰ  $B$  ਅਤੇ  $C$  ਦੂਰੀ ਦੀਆਂ ਚਾਪਾਂ ਲਗਾਓ ਜੋ  $Z$  ਤੇ ਕੱਟਣ।  $Z$  ਨੂੰ  $X$  ਅਤੇ  $Y$  ਨਾਲ ਮਿਲਾਓ।

$XYZ$  ਲੋੜੀਂਦੀ ਤਿਕੋਣ ਹੈ।



**ਪ੍ਰਸ਼ਨ 2.** ਇੱਕ ਤਿਕੋਣ  $ABC$  ਬਣਾਓ ਜਦ ਕਿ ਆਧਾਰ  $AB$  ਇੱਕ ਭੁਜ  $S$  ਅਤੇ ਦਿੱਤੀ ਹੋਈ ਬਾਹੀ ਦੇ ਸਾਹਮਣੇ ਦਾ ਕੋਣ  $L$  ਦਿੱਤਾ ਹੋਇਆ ਹੈ।


**ਰਚਨਾ—** ਆਧਾਰ  $AB$  ਲਾਓ।  $A$  ਤੇ ਕੋਣ  $BAC$  ਦਿੱਤਾ ਹੋਇਆ ਕੋਣ  $L$  ਦੇ ਸਮਾਨ ਬਣਾਓ।  $B$  ਕੇਂਦਰ ਤੋਂ ਭੁਜ  $S$  ਦੀ ਦੂਰੀ ਤੇ ਚਾਪ ਲਗਾਓ ਜੋ ਕੋਣ ਦੀ ਭੁਜਾ ਨੂੰ  $C$  ਤੇ ਕੱਟੇ।  $B$  ਅਤੇ  $C$  ਨੂੰ ਮਿਲਾਓ।



**ਪ੍ਰਸ਼ਨ 3.** ਇੱਕ ਤਿਕੋਣ  $ABC$  ਬਣਾਓ ਜਦ ਕਿ ਆਧਾਰ  $AB$ , ਉੱਚਾਈ  $P$  ਅਤੇ ਭੁਜ  $S$  ਦਿੱਤੀ ਹੋਵੇ।

**ਰਚਨਾ—** ਆਧਾਰ  $AB$  ਦੇ ਸਮਾਨਾਂਤਰ ਰੇਖਾ  $EF$  ਨੂੰ ਦਿੱਤੀ ਹੋਈ ਉੱਚਾਈ  $P$  ਦੀ ਦੂਰੀ ਤੇ ਖਿੱਚੋ।  $A$  ਤੋਂ  $S$  ਦੀ ਦੂਰੀ ਤੇ ਚਾਪ ਲਗਾਓ ਜੋ  $EF$  ਨੂੰ ਰੇਖਾ  $C$  ਤੇ ਕੱਟੇ।  $A, C$  ਅਤੇ  $B, C$  ਨੂੰ ਮਿਲਾਓ।


$ABC$  ਲੋੜੀਂਦੀ ਤਿਕੋਣ ਹੈ।



**ਪ੍ਰਸ਼ਨ 4.** ਇੱਕ ਸਮਭੁਜ ਤਿਕੋਣ  $ABC$  ਬਣਾਓ ਜਿਸ ਦੀ ਇੱਕ ਭੁਜ  $A$  ਦਿੱਤੀ ਹੋਈ ਹੈ।


**ਰਚਨਾ—**  $AB$  ਰੇਖਾ ਭੁਜ  $A$  ਦੇ ਬਰਾਬਰ ਲਾਓ।  $A$  ਨੂੰ ਅਤੇ  $B$  ਨੂੰ ਕੇਂਦਰ ਮੰਨ ਕੇ  $A$  ਬਰਾਬਰ ਪਰਕਾਰ ਖੋਲ ਕੇ ਦੋ ਚਾਪਾਂ ਲਾਓ ਜੋ  $C$  ਤੇ ਕੱਟਣ।  $C$  ਨੂੰ  $A$  ਅਤੇ  $B$  ਨਾਲ ਮਿਲਾਓ।

ਇਹ  $ABC$  ਲੋੜੀਂਦੀ ਸਮਭੁਜ ਤਿਕੋਣ ਹੈ।




**ਪ੍ਰਸ਼ਨ 5.** ਇੱਕ ਸਮਭੁਜ ਤਿਕੋਣ ABC ਬਣਾਓ ਜਿਸ ਦੀ ਉਚਾਈ H ਦਿੱਤੀ ਹੈ।

**ਰਚਨਾ—** ਕੋਈ ਰੇਖਾ EF ਲਾਓ। EF ਰੇਖਾ ਤੇ ਕੋਈ ਬਿੰਦੂ D ਲਾਓ ਅਤੇ ਉਸ ਤੇ  $90^\circ$  ਦਾ ਕੋਣ ਬਣਾਓ। DC ਬਰਾਬਰ ਉਚਾਈ H ਕੱਟੋ। ਬਿੰਦੂ C ਤੇ ਕੋਣ ACD ਅਤੇ BCD ਹਰ ਇੱਕ  $30^\circ$  ਦਾ ਬਣਾਓ ਜੋ ਰੇਖਾ EF ਨੂੰ ਬਿੰਦੂ A ਅਤੇ B ਤੇ ਮਿਲੋ। ABC ਲੋੜੀਂਦੀ ਸਮਭੁਜ ਤਿਕੋਣ ਹੈ।




**ਪ੍ਰਸ਼ਨ 6.** ਇੱਕ ਤਿਕੋਣ ABC ਬਣਾਓ ਜਿਸ ਦਾ ਆਧਾਰ ਕੋਣ X ਸ਼ੀਰਸ਼ ਕੋਣ Y ਅਤੇ ਉਚਾਈ H ਦੇ ਬਰਾਬਰ ਦਿੱਤੀ ਹੋਈ ਹੈ।

**ਰਚਨਾ—** ਕੋਈ ਰੇਖਾ AF ਖਿੱਚੋ। AF ਰੇਖਾ ਦੇ ਸਮਾਨੰਤਰ ਰੇਖਾ DE ਰੇਖਾ H ਉਚਾਈ ਦੇ ਸਮਾਨ ਖਿੱਚੋ। ਬਿੰਦੂ A ਤੇ ਕੋਣ BAC ਬਰਾਬਰ X ਬਣਾਓ ਜੋ ਕਿ DE ਰੇਖਾ ਨੂੰ C ਤੇ ਮਿਲੇ। ਬਿੰਦੂ C ਤੇ ਕੋਣ ACB ਸ਼ੀਰਸ਼ ਕੋਣ Y ਦੇ ਬਰਾਬਰ ਬਣਾਓ ਜੋ AF ਨੂੰ B ਤੇ ਮਿਲੇ। ਤਿਕੋਣ ABC ਲੋੜੀਂਦੀ ਤਿਕੋਣ ਹੈ।



**ਪ੍ਰਸ਼ਨ 7.** ਇੱਕ ਸਮ ਦੋ ਭੁਜ ਤਿਕੋਣ ਬਣਾਓ ਜਿਸ ਦਾ ਅਧਾਰ AB ਅਤੇ ਇੱਕ ਭੁਜਾ B ਦੇ ਬਰਾਬਰ ਦਿੱਤੀ ਹੋਈ ਹੈ।


**ਰਚਨਾ—** ਅਧਾਰ AB ਲਾਓ। A ਅਤੇ B ਤੋਂ ਭੁਜਾ B ਦੇ ਬਰਾਬਰ ਪਰਕਾਰ ਖੋਲ੍ਹ ਕੇ ਚਾਪਾਂ ਲਾਓ ਜੋ C ਤੇ ਕੱਟਣ। AC ਅਤੇ BC ਨੂੰ ਮਿਲਾਓ। ABC ਲੋੜੀਂਦੀ ਸਮ ਦੋ ਭੁਜ ਤਿਕੋਣ ਹੈ।



**ਪ੍ਰਸ਼ਨ 8.** ਦੋ ਸਮ-ਭੁਜ ਤਿਕੋਣ ਬਣਾਓ ਜਿਸ ਦੀ ਉਚਾਈ P ਅਤੇ ਇੱਕ ਭੁਜਾ S ਦਿੱਤੀ ਹੋਈ ਹੈ।


**ਰਚਨਾ—** ਕੋਈ ਰੇਖਾ EF ਲੈ ਕੇ ਇਸ ਵਿੱਚ ਬਿੰਦੂ G ਲਾਓ। G ਤੇ ਲੰਬ GC ਨੂੰ P ਦੇ ਸਮਾਨ ਕੱਟੋ। C ਕੇਂਦਰ ਤੋਂ S ਦੂਰੀ ਦੀਆਂ ਚਾਪ ਲਗਾਓ ਜੋ EF ਨੂੰ A ਅਤੇ B ਤੇ ਕੱਟੋ। C ਨੂੰ A ਅਤੇ B ਨਾਲ ਮਿਲਾਓ।

ABC ਲੋੜੀਂਦੀ ਤਿਕੋਣ ਹੈ।




**ਪ੍ਰਸ਼ਨ 9.** ਇੱਕ ਤਿਕੋਣ ਬਣਾਓ ਜਿਸ ਦੀ ਉੱਚਾਈ P ਅਤੇ ਦੋ ਭੁਜਾਵਾਂ L ਅਤੇ M ਦਿੱਤੀਆਂ ਹੋਈਆਂ ਹਨ।

**ਰਚਨਾ—** ਕੋਈ ਰੇਖਾ EF ਲੈ ਕੇ ਇਸ ਵਿੱਚ ਬਿੰਦੂ N ਲਾਓ। EF ਤੇ NC ਲੰਬ = ਉੱਚਾਈ P ਖਿੱਚੋ। C ਤੋਂ CA ਅਤੇ CB ਨੂੰ ਕ੍ਰਮਵਾਰ L ਅਤੇ M ਦੇ ਸਮਾਨ ਕੱਟੋ। C ਨੂੰ A ਅਤੇ B ਨਾਲ ਮਿਲਾਓ। ABC ਲੋੜੀਂਦੀ ਤਿਕੋਣ ਹੈ।




**ਪ੍ਰਸ਼ਨ 10.** ਇੱਕ ਸਮਦੋਭੁਜ ਤਿਕੋਣ ਬਣਾਓ ਜਦ ਕਿ ਉੱਚਾਈ P ਅਤੇ ਸ਼ੀਰਸ਼ ਕੌਣ X ਦਿੱਤਾ ਹੋਇਆ ਹੈ।

**ਰਚਨਾ—** ਕੋਈ ਰੇਖਾ EF ਲੈ ਕੇ ਉਸ ਵਿੱਚ ਬਿੰਦੂ H ਲਾਓ। H ਤੇ ਲੰਬ ਖਿੱਚੋ। HC  $\neq$  P ਉੱਚਾਈ ਦੇ ਸਮਾਨ ਕੱਟੋ। ਕੋਣ X ਦਾ ਅੱਧ ਕਰੋ। ਕੋਣ HCA ਅਤੇ ਕੋਣ HCB ਹਰ ਇੱਕ X ਦੇ ਅੱਧ ਦੇ ਕੋਣ ਸਮਾਨ ਬਣਾਓ। ABC ਲੋੜੀਂਦੀ ਤਿਕੋਣ ਹੈ।




**ਪ੍ਰਸ਼ਨ 11.** ਇੱਕ ਸਮ ਦੋ ਭੁਜ ਤਿਕੋਣ ਬਣਾਓ ਜਿਸਦਾ ਅਧਾਰ BC ਅਤੇ ਇੱਕ ਅਧਾਰ ਕੌਣ b ਦਿੱਤਾ ਹੋਇਆ ਹੈ।

**ਰਚਨਾ—** ਅਧਾਰ BC ਲਾਓ। ਬਿੰਦੂ B ਅਤੇ C ਤੇ ਕੋਣ b ਦੇ ਬਰਾਬਰ ਅਧਾਰ ਕੌਣ ਬਣਾਓ ਜੋ A ਤੇ ਮਿਲਣ। ABC ਲੋੜੀਂਦੀ ਸਮ ਦੋ ਭੁਜ ਤਿਕੋਣ ਹੈ।



**ਪ੍ਰਸ਼ਨ 12.** ਦਿੱਤੀ ਹੋਈ ਰੇਖਾ AB ਤੇ  $50^\circ$  ਦਾ ਚੱਕਰ ਭਾਗ (ਅਵਧਾ) ਸੈਗਮੈਂਟ ਬਣਾਓ।


**ਰਚਨਾ—** ਰੇਖਾ AB ਲਾਓ। ਬਿੰਦੂ A ਤੇ ਹੇਠਾਂ ਨੂੰ ਕੋਣ BAH  $50^\circ$  ਦਾ ਬਣਾਓ। AH ਰੇਖਾ ਤੇ  $90^\circ$  ਦਾ ਕੋਣ ਬਣਾਓ। ਜੋ AB ਰੇਖਾ ਦੇ ਅਗਧ ਕੰਢੇ O ਤੇ ਕੱਟੋ। O ਨੂੰ ਕੇਂਦਰ ਮੰਨ ਕੇ A ਜਾਂ B ਬਰਾਬਰ ਦੂਰੀ ਦੀ ਪਰਕਾਰ ਖੋਲ੍ਹੋ ਕੇ ਚੱਕਰ ਦੀ ਅਵਧਾ ਖਿੱਚੋ। ਇਹ  $50^\circ$  ਦੀ ਲੋੜੀਂਦੀ ਅਵਧਾ ਜਾਂ ਚੱਕਰ ਭਾਗ ਹੈ। ਹੁਣ ਇਸ ਅਵਧਾ ਤੇ ਕੋਈ ਬਿੰਦੂ C, D, E ਲਾਓ। ਇਨ੍ਹਾਂ ਨੂੰ A ਅਤੇ B ਨਾਲ ਮਿਲਾਓ। ਇਹ ਕੋਣ ACB, ADB ਅਤੇ AEB ਸਭ  $50^\circ$  ਦੇ ਕੋਣ ਹੋਣਗੇ।



**ਪ੍ਰਸ਼ਨ 13.** AB ਰੇਖਾ ਤੇ ਇੱਕ ਸਮ ਦੋ ਭੁਜ ਤਿਕੋਣ ਬਣਾਓ ਜਿਸ ਦਾ ਸ਼ੀਰਸ਼ ਕੋਣ  $45^\circ$  ਦਿੱਤਾ ਹੋਇਆ ਹੈ।

**ਰਚਨਾ—** ਅਧਾਰ AB ਲਾਉ ਅਤੇ ਬਿੰਦੂ A ਤੇ ਕੋਣ BAD  $45^\circ$  ਦਾ ਬਣਾਓ। AD ਰੇਖਾ ਤੇ  $90^\circ$  ਦਾ ਕੋਣ ਬਣਾਓ ਜੋ AB ਰੇਖਾ ਦੇ ਅਰਧਕ ਨੂੰ O ਤੇ ਮਿਲੋ। O ਨੂੰ ਕੇਂਦਰ ਮੰਨਕੇ A ਜਾਂ B ਦੂਰੀ ਤੇ ਚੱਕਰ ਭਾਗ ਬਣਾਓ ਜੋ AB ਦੇ ਲੰਬ ਅਰਧਕ ਨੂੰ C ਤੇ ਮਿਲੋ। CA ਅਤੇ CB ਨੂੰ ਮਿਲਾਓ।


ਇਹ ABC ਲੋੜੀਂਦੀ ਸਮ ਦੋ ਭੁਜ ਤਿਕੋਣ ਹੈ।



**ਪ੍ਰਸ਼ਨ 14.** ਅਧਾਰ AB ਤੇ ਇੱਕ ਤਿਕੋਣ ਬਣਾਓ ਜਿਸ ਦਾ ਸ਼ੀਰਸ਼ ਕੋਣ  $60^\circ$  ਅਤੇ ਅਧਾਰ ਕੋਣ X ਦਿੱਤਾ ਹੋਇਆ ਹੈ।

**ਰਚਨਾ—** ਅਧਾਰ AB ਤੇ ਕੋਣ BAD  $60^\circ$  ਦਾ ਬਣਾਓ। AD ਰੇਖਾ ਤੇ  $90^\circ$  ਦਾ ਕੋਣ ਬਣਾਓ ਜੋ AB ਰੇਖਾ ਦੇ ਅਰਧਕ ਨੂੰ O ਤੇ ਕੱਟੋ। O ਨੂੰ ਕੇਂਦਰ ਮੰਨ ਕੇ A ਜਾਂ B ਦੂਰੀ ਤੇ ਚੱਕਰ ਦੀ ਅਵਧਾ ਖਿੱਚੋ। ਬਿੰਦੂ B ਤੇ ਅਧਾਰ ਕੋਣ X ਦੇ ਬਰਾਬਰ ਕੋਣ ਬਣਾਓ ਜੋ ਚੱਕਰ ਭਾਗ ਨੂੰ C ਤੇ ਕੱਟੋ। C ਅਤੇ A ਨੂੰ ਮਿਲਾਓ।


ਇਹ ABC ਲੋੜੀਂਦੀ ਤਿਕੋਣ ਹੈ।



**ਪ੍ਰਸ਼ਨ 15.** ਇੱਕ ਤਿਕੋਣ ਬਣਾਓ ਜਿਸ ਦਾ ਅਧਾਰ AB ਸ਼ੀਰਸ਼ ਕੋਣ X ਅਤੇ ਉਚਾਈ H ਦੇ ਬਰਾਬਰ ਦਿੱਤੀ ਹੋਈ ਹੈ।

**ਰਚਨਾ—** ਅਧਾਰ AB ਦੇ ਬਿੰਦੂ A ਤੇ ਸ਼ੀਰਸ਼ ਕੋਣ X ਦੇ ਬਰਾਬਰ ਕੋਣ ਬਣਾਓ। ਰੇਖਾ AJ ਤੇ  $90^\circ$  ਦਾ ਕੋਣ ਬਣਾਓ ਜੋ AB ਰੇਖਾ ਦੇ ਅਰਧਕ P ਨੂੰ O ਤੇ ਮਿਲੋ। O ਨੂੰ ਕੇਂਦਰ ਮੰਨ ਕੇ A ਜਾਂ B ਦੂਰੀ ਤੇ ਚੱਕਰ ਭਾਗ ਖਿੱਚੋ। AB ਰੇਖਾ ਤੇ ਕੋਈ ਦੋ ਬਿੰਦੂ ਲੈ ਕੇ ਉਚਾਈ H ਦੇ ਸਮਾਨ ਦੋ ਚਾਪਾਂ ਲਗਾਓ ਤੇ ਉਨ੍ਹਾਂ ਦੇ ਸਿਰਿਆਂ ਨੂੰ ਮਿਲਾਓ ਤੇ ਰੇਖਾ CD ਖਿੱਚੋ। C ਨੂੰ A ਅਤੇ B ਨਾਲ ਮਿਲਾਓ।


ਇਹ ABC ਲੋੜੀਂਦੀ ਤਿਕੋਣ ਹੈ।



**ਪ੍ਰਸ਼ਨ 16.** ਇੱਕ ਸਮਕੋਣ ਤਿਕੋਣ ਬਣਾਓ ਜਿਸ ਦਾ ਆਧਾਰ AB ਅਤੇ ਲੰਬ P ਦਿੱਤਾ ਹੋਇਆ ਹੈ।

**ਰਚਨਾ—** AB ਰੇਖਾ ਦੇ ਬਿੰਦੂ A ਤੇ ਸਮਕੋਣ ਬਣਾਓ ਦੀ ਹੋਈ ਰੇਖਾ AC ਖਿੱਚੋ। AC ਨੂੰ P ਲੰਬ ਦੇ ਸਮਾਨ ਕੱਟੋ। BC ਨੂੰ ਮਿਲਾਓ।


ABC ਲੋੜੀਂਦੀ ਸਮਕੋਣ ਤਿਕੋਣ ਹੈ।



**ਪ੍ਰਸ਼ਨ 17.** ਇੱਕ ਸਮਕੋਣ ਤਿਕੋਣ ਬਣਾਓ ਜਦ ਕਿ ਆਧਾਰ AB ਅਤੇ ਆਧਾਰ ਕੋਣ L ਦਿੱਤਾ ਹੋਇਆ ਹੈ।


**ਰਚਨਾ—** ਆਧਾਰ AB ਦੇ ਬਿੰਦੂ A ਤੇ ਸਮਕੋਣ ਅਤੇ ਬਿੰਦੂ B ਤੇ ਦਿੱਤਾ ਹੋਇਆ ਆਧਾਰ ਕੋਣ L ਦੇ ਸਮਾਨ ਕੋਣ ਬਣਾਓ ਜੋ ਇੱਕ ਦੂਜੇ ਨੂੰ C ਤੇ ਕੱਟਣ।

ABC ਲੋੜੀਂਦੀ ਸਮਕੋਣ ਤਿਕੋਣ ਹੈ।



**ਪ੍ਰਸ਼ਨ 18.** AB ਰੇਖਾ ਤੇ ਸਮਕੋਣ ਤਿਕੋਣ ਬਣਾਓ ਜਦ ਕਿ ਕਰਣ S ਦਿੱਤਾ ਹੋਇਆ ਹੈ।


**ਰਚਨਾ—** AB ਰੇਖਾ ਦੇ ਬਿੰਦੂ A ਤੇ ਲੰਬ ਬਣਾਓ। B ਕੇਂਦਰ ਤੋਂ S ਰੇਖਾ ਦੀ ਦੂਰੀ ਤੇ ਚਾਪ ਲਗਾਓ। ਜੋ ਲੰਬ ਨੂੰ C ਤੇ ਕੱਟੇ। BC ਨੂੰ ਮਿਲਾਓ। ABC ਲੋੜੀਂਦੀ ਸਮਕੋਣ ਤਿਕੋਣ ਹੈ।



**ਪ੍ਰਸ਼ਨ 19.** ਇੱਕ ਸਮਕੋਣ ਤਿਕੋਣ ਬਣਾਓ ਜਿਸ ਦਾ ਕਰਣ E ਇੱਕ ਭੁਜਾ P ਦੇ ਬਰਾਬਰ ਦਿੱਤੀ ਹੋਈ ਹੈ।

**ਰਚਨਾ—** BC ਦਿੱਤੇ ਹੋਏ ਕਰਣ E ਦੇ ਬਰਾਬਰ ਲਾਉ ਅਤੇ ਇਸ ਦਾ O ਬਿੰਦੂ ਤੇ ਅੱਧ ਕਰੋ। O ਨੂੰ ਕੇਂਦਰ ਮੰਨ ਕੇ OB ਜਾਂ OC ਦੂਰੀ ਤੇ ਅੱਧ ਚੱਕਰ ਲਾਉ। B ਤੋਂ BA ਭੁਜਾ P ਦੇ ਬਰਾਬਰ ਕੱਟੋ ਅਤੇ BA ਅਤੇ AC ਨੂੰ ਮਿਲਾਓ।


ਇਹ ABC ਲੋੜੀਂਦੀ ਸਮਕੋਣ ਹੈ।



**ਪ੍ਰਸ਼ਨ 20.** ਇੱਕ ਸਮਕੋਣ ਤਿਕੋਣ ਬਣਾਓ ਜਿਸ ਦਾ ਕਰਣ E ਅਤੇ ਇੱਕ ਅਧਾਰ ਕੋਣ F ਦੇ ਬਰਾਬਰ ਦਿੱਤਾ ਹੋਇਆ ਹੈ।

**ਰਚਨਾ—** BC ਰੇਖਾ ਦਿੱਤੇ ਹੋਏ ਕਰਣ E ਦੇ ਬਰਾਬਰ ਲਾਉ ਅਤੇ ਇਸ ਨੂੰ ਬਿੰਦੂ O ਤੇ ਦੋ ਭਾਗਾਂ ਵਿੱਚ ਵੰਡੋ। O ਨੂੰ ਕੇਂਦਰ ਮੰਨ ਕੇ B ਜਾਂ C ਜਿੰਨੀ ਪਰਕਾਰ ਖੋਲ ਕੇ ਇੱਕ ਅਰਧ ਚੱਕਰ ਲਗਾਓ। ਬਿੰਦੂ B ਤੇ ਕੋਣ CBA ਕੋਣ F ਦੇ ਬਰਾਬਰ ਬਣਾਓ ਜੋ ਅਰਧ ਚੱਕਰ ਨੂੰ A ਤੇ ਮਿਲੇ। A ਅਤੇ C ਨੂੰ ਮਿਲਾਓ।


ਇਹ ਲੋੜੀਂਦੀ ਸਮਕੋਣ ਤਿਕੋਣ ਹੈ।



**ਪ੍ਰਸ਼ਨ 21.** ਇੱਕ ਸਮਕੋਣ ਤਿਕੋਣ ਬਣਾਉ ਜਿਸ ਦਾ ਕਰਣ E ਅਤੇ ਉਚਾਈ H ਦਿੱਤੀ ਹੋਈ ਹੈ।

**ਰਚਨਾ—** BC ਰੇਖਾ ਕਰਣ E ਦੇ ਬਰਾਬਰ ਲਾਉ ਅਤੇ ਇਸ ਦਾ O ਬਿੰਦੂ ਤੇ ਅੱਧ ਕਰੋ। O ਨੂੰ ਕੇਂਦਰ ਮੰਨ ਕੇ B ਦੂਰੀ ਤੋਂ ਅਰਧ ਚੱਕਰ ਲਾਉ। BC ਰੇਖਾ ਤੇ ਕੋਈ ਦੋ ਬਿੰਦੂ M ਅਤੇ N ਲਾਉ ਅਤੇ ਇਨ੍ਹਾਂ ਤੋਂ H ਦੂਰੀ ਤੇ ਰੇਖਾ PQ ਸਮਾਨਤਰ AB ਖਿੱਚੋ ਜੋ ਅਰਧ ਚੱਕਰ ਨੂੰ A ਅਤੇ D ਤੇ ਕੱਟੋ। AB ਅਤੇ AC ਨੂੰ ਮਿਲਾਉ।


ਇਹ ABC ਲੋੜੀਦੀ ਸਮਕੋਣ ਤਿਕੋਣ ਹੈ।



**ਪ੍ਰਸ਼ਨ 22.** ਅਧਾਰ AB ਤੇ ਇੱਕ ਤਿਕੋਣ ਬਣਾਉ ਜਿਸ ਦਾ ਇੱਕ ਅਧਾਰ ਕੋਣ Y ਅਤੇ ਦੋ ਭੁਜਾਵਾਂ ਦਾ ਜੋੜ ਰੇਖਾ S ਦੇ ਬਰਾਬਰ ਦਿੱਤਾ ਹੋਇਆ ਹੈ।

**ਰਚਨਾ—** ਅਧਾਰ AB ਤੇ ਅਧਾਰ ਕੋਣ Y ਦੇ ਬਰਾਬਰ ਅਧਾਰ ਕੋਣ ABD ਬਣਾਉ। ਦੋ ਭੁਜਾਵਾਂ ਦਾ ਜੋੜ BD ਬਰਾਬਰ S ਕੱਟੋ। D ਅਤੇ A ਨੂੰ ਮਿਲਾਉ ਅਤੇ ਰੇਖਾ AD ਦਾ O ਤੇ ਅੱਧ ਕਰੋ ਜੋ BD ਰੇਖਾ ਨੂੰ C ਤੇ ਕੱਟੋ। CA ਨੂੰ ਮਿਲਾਉ।


ABC ਲੋੜੀਦੀ ਤਿਕੋਣ ਹੈ।



**ਪ੍ਰਸ਼ਨ 23.** ਇੱਕ ਤਿਕੋਣ ਬਣਾਉ ਜਿਸ ਦਾ ਅਧਾਰ AB, ਅਧਾਰ ਕੋਣ X ਅਤੇ ਦੋ ਭੁਜਾਵਾਂ ਦਾ ਅੰਤਰ D ਰੇਖਾ ਦੇ ਬਰਾਬਰ ਦਿੱਤਾ ਹੋਇਆ ਹੈ।

**ਰਚਨਾ—** ਅਧਾਰ AB ਤੇ ਬਿੰਦੂ A ਤੇ ਅਧਾਰ ਕੋਣ X ਦੇ ਬਰਾਬਰ ਕੋਣ ਬਣਾਓ। ਰੇਖਾ AR ਨੂੰ D ਦੇ ਬਰਾਬਰ ਕੱਟੋ। R ਅਤੇ B ਨੂੰ ਮਿਲਾਕੇ ਇਸ ਰੇਖਾ ਦਾ ਅੱਧ ਕਰੋ ਜੋ AR ਨੂੰ ਅੱਗੇ ਵਧਾਇਆਂ C ਤੇ ਮਿਲੋ, C ਨੂੰ B ਨਾਲ ਮਿਲਾਉ।


ਇਹ ABC ਲੋੜੀਦੀ ਤਿਕੋਣ ਹੈ।



**ਪ੍ਰਸ਼ਨ 24.** ਇੱਕ ਦਿੱਤੀ ਹੋਈ ਤਿਕੋਣ PQR ਦੇ ਸਮਝੂਪ ਤਿਕੋਣ ABC ਬਣਾਉ ਜਿਸ ਦੀਆਂ ਤਿੰਨ ਭੁਜਾਵਾਂ ਦਾ ਜੋੜ D ਰੇਖਾ ਦੇ ਬਰਾਬਰ ਦਿੱਤਾ ਹੋਇਆ ਹੈ।

**ਰਚਨਾ—** EF ਰੇਖਾ D ਤਿੰਨਾਂ ਭੁਜਾਵਾਂ ਦੇ ਜੋੜ ਬਰਾਬਰ ਖਿੱਚੋ। ਬਿੰਦੂ E ਅਤੇ F ਤੇ ਕੋਣ RQP ਅਤੇ QRP ਦੇ ਬਰਾਬਰ ਕੋਣ ਬਣਾਉ ਅਤੇ ਇਨ੍ਹਾਂ ਦਾ ਅੱਧ ਕਰੋ ਜੋ C ਤੇ ਮਿਲਣ। ਬਿੰਦੂ C ਤੋਂ GE ਅਤੇ GF ਰੇਖਾਵਾਂ ਦੇ ਸਮਾਨਤਰ ਰੇਖਾਵਾਂ ਖਿੱਚੋ ਜੋ EF ਨੂੰ A ਅਤੇ B ਤੇ ਮਿਲਣ।


ABC ਲੋੜੀਦੀ ਤਿਕੋਣ ਹੈ।



**ਪ੍ਰਸ਼ਨ 25.** ਇੱਕ ਸਮ ਦੋ ਭੁਜ ਤਿਕੋਣ ਬਣਾਉ ਜਿਸਦੀ ਉਚਾਈ H ਅਤੇ ਤਿੰਨ ਭੁਜਾਵਾਂ ਦਾ ਜੋੜ D ਦਿੱਤਾ ਹੋਇਆ ਹੈ।

**ਰਚਨਾ—** EF ਤਿੰਨਾਂ ਭੁਜਾਵਾਂ ਦੇ ਜੋੜ D ਦੇ ਬਰਾਬਰ ਲਾਉ। EF ਦਾ ਅੱਧ J ਤੇ ਕਰੋ। ਰੇਖਾ JA ਬਰਾਬਰ ਉਚਾਈ H ਕੱਟੋ। AE ਅਤੇ AF ਨੂੰ ਮਿਲਾਉ ਤੇ ਇਨ੍ਹਾਂ ਦਾ ਅੱਧ ਕਰੋ ਜੋ ਰੇਖਾ EF ਨੂੰ B ਅਤੇ C ਤੇ ਕੱਟੋ। AB ਅਤੇ AC ਨੂੰ ਮਿਲਾਉ।


ABC ਲੋੜੀਂਦੀ ਸਮ ਦੋ ਭੁਜ ਤਿਕੋਣ ਹੈ।



**ਪ੍ਰਸ਼ਨ 26.** ਇੱਕ ਤਿਕੋਣ ਬਣਾਉ ਜਿਸ ਦੀਆਂ ਤਿੰਨਾਂ ਭੁਜਾਵਾਂ ਦਾ ਜੋੜ D ਅਤੇ ਭੁਜਾਵਾਂ ਵਿੱਚ 3:4:5 ਦਾ ਅਨੁਪਾਤ ਹੋਵੇ।

**ਰਚਨਾ—** ਰੇਖਾ EF ਬਰਾਬਰ D ਖਿੱਚੋ। ਬਿੰਦੂ E ਤੇ FEG ਕੋਈ ਨਿਉਨ ਕੌਣ ਬਣਾਉ ਅਤੇ ਰੇਖਾ EG ਤੇ ਬਰਾਬਰ ਦੂਰੀ ਤੇ 3 + 4 + 5 = 12 ਨਿਸ਼ਾਨ ਲਾਉ। 12 ਨੂੰ F ਨਾਲ ਮਿਲਾਉ ਅਤੇ 12F ਦੇ ਸਮਾਨਤਰ ਰੇਖਾ 3 ਅਤੇ 7 ਤੋਂ ਖਿੱਚੋ ਜੋ EF ਰੇਖਾ ਨੂੰ A ਅਤੇ B ਤੇ ਮਿਲੋ। ਬਿੰਦੂ A ਨੂੰ ਕੇਂਦਰ ਮੰਨ ਕੇ E ਦੂਰੀ ਤੇ ਚਾਪ ਲਗਾਉ ਅਤੇ ਬਿੰਦੂ B ਨੂੰ ਕੇਂਦਰ ਮੰਨ ਕੇ F ਦੂਰੀ ਤੋਂ ਚਾਪ ਲਗਾਉ ਜੋ ਆਪਸ ਵਿੱਚ C ਤੇ ਕੱਟਣ। CA ਅਤੇ CB ਨੂੰ ਮਿਲਾਉ।


ABC ਲੋੜੀਂਦੀ ਤਿਕੋਣ ਹੈ।



**ਪ੍ਰਸ਼ਨ 27.** ਦਿੱਤੇ ਹੋਏ ਅਧਾਰ AB ਤੇ ਇੱਕ ਤਿਕੋਣ ਬਣਾਉ ਜਿਸ ਦੇ ਕੋਣਾਂ ਵਿੱਚ 2:3:4 ਦੀ ਅਨੁਪਾਤ ਹੋਵੇ।


**ਰਚਨਾ—** ਅਧਾਰ AB ਲਾਉ ਅਤੇ ਇਸ ਨੂੰ ਅੱਗੇ ਵਧਾਉ। ਬਿੰਦੂ B ਤੇ ਕੋਈ ਅਰਧ ਚੱਕਰ ਖਿੱਚੋ ਅਤੇ ਇਸ ਤੇ ਪਰੋਟਰੈਕਟਰ ਨਾਲ  $2+3+4=9$  ਸਮਾਨ ਭਾਗਾਂ ਦੇ ਨਿਸ਼ਾਨ ਲਾਉ। ( $20^\circ$  ਦੇ ਕੌਣ ਕੱਟੋ) B ਨੂੰ 2 ਅਤੇ 5 ਨਾਲ ਮਿਲਾ ਕੇ ਅੱਗੇ ਵਧਾਉ। B5 ਦੇ ਸਮਾਨਤਰ ਰੇਖਾ ਬਿੰਦੂ A ਤੋਂ AD ਖਿੱਚੋ ਜੋ B2 ਰੇਖਾ ਨੂੰ C ਤੇ ਮਿਲੋ।

ABC ਲੋੜੀਂਦੀ ਤਿਕੋਣ ਹੈ।




## चतुर्भुज जां चकेर (QUADRILATERAL)

वरग




(Square)

सम चतुर्भुज




(Rhombus)

आणित




(Rectangle)

समानंतर चतुर्भुज




(Rhomboid)

विखम चतुर्भुज




(Trapezium)

लंबाकार विखम चतुर्भुज




(Right Trapezium)

समलंब चतुर्भुज



(Trapezoid)

आसन-सम जां पडंगा रूपी



(Kite of Trapezium)

## ਚਤੁਰਭੁਜ ਜਾਂ ਚਕੋਰ (QUADRILATERAL)

### ਪਰਿਭਾਸ਼ਾਵਾਂ (Definitions)

**ਚਤੁਰਭੁਜ**— ਚਾਰ ਸਰਲ ਰੇਖਾਵਾਂ ਨਾਲ ਘਿਰੇ ਹੋਏ ਆਕਾਰ ਨੂੰ ਚਤੁਰਭੁਜ ਜਾਂ ਚਕੋਰ ਕਹਿੰਦੇ ਹਨ।

### ਚਤੁਰਭੁਜ ਦੀਆਂ ਕਿਸਮਾਂ


- \* **ਵਰਗ (SQUARE)**— ਇਸ ਦੀਆਂ ਚਾਰੇ ਭੁਜਾਵਾਂ ਤੇ ਚਾਰੇ ਕੌਣ ਬਰਾਬਰ ਹੁੰਦੇ ਹਨ। ਹਰ ਇੱਕ ਕੌਣ  $90^\circ$  ਦਾ ਹੁੰਦਾ ਹੈ।
- \* **ਸਮ ਚਤੁਰਭੁਜ (RHOMBUS)**— ਇਸ ਦੀਆਂ ਚਾਰੇ ਭੁਜਾਵਾਂ ਬਰਾਬਰ ਅਤੇ ਆਹਮਣੇ ਸਾਹਮਣੇ ਦੇ ਕੌਣ ਬਰਾਬਰ ਹੁੰਦੇ ਹਨ।
- \* **ਆਈਤ (RECTANGLE)**— ਇਸ ਦੀਆਂ ਆਹਮਣੇ ਸਾਹਮਣੇ ਦੀਆਂ ਭੁਜਾਵਾਂ ਬਰਾਬਰ ਹੁੰਦੀਆਂ ਹਨ ਅਤੇ ਚਾਰੇ ਕੌਣ ਸਮਕੋਣ ( $90^\circ$ ) ਦੇ ਹੁੰਦੇ ਹਨ।
- \* **ਸਮਾਨਤਰ ਚਤੁਰਭੁਜ (PARALLELOGRAM OR RHOMBOID)**— ਇਸ ਦੀਆਂ ਆਹਮਣੇ ਸਾਹਮਣੇ ਦੀਆਂ ਭੁਜਾਵਾਂ ਅਤੇ ਆਹਮਣੇ ਸਾਹਮਣੇ ਦੇ ਕੌਣ ਬਰਾਬਰ ਹੁੰਦੇ ਹਨ।
- \* **ਅਸਮਚਤੁਰਭੁਜ (TRAPEZIUM)**— ਇਸ ਦੀ ਕੋਈ ਵੀ ਭੁਜਾ ਅਤੇ ਕੌਣ ਬਰਾਬਰ ਨਹੀਂ ਹਨ।
- \* **ਸਮਕੋਣ ਅਸਮਚਤੁਰਭੁਜ (RIGHT TRAPEZIUM)**— ਇਸ ਦਾ ਇੱਕ ਕੌਣ ਸਮਕੋਣ ( $90^\circ$ ) ਦਾ ਹੁੰਦਾ ਹੈ।
- \* **ਸਮਲੰਬ ਚਤੁਰਭੁਜ (TRAPEZOID)**— ਇਸ ਦੀਆਂ ਭੁਜਾਵਾਂ ਦਾ ਇੱਕ ਜੋੜ ਸਮਾਨਤਰ ਹੁੰਦਾ ਹੈ।
- \* **ਪਤੰਗ ਰੂਪੀ ਚਤੁਰਭੁਜ (KITE)**— ਇਸ ਦੀਆਂ ਇੱਕੋ ਪਾਸੇ ਦੀਆਂ ਦੋ ਦੋ ਭੁਜਾਵਾਂ ਬਰਾਬਰ ਹੁੰਦੀਆਂ ਹਨ ਤੇ ਕਰਣ ਆਪਸ ਵਿੱਚ  $90^\circ$  ਦੇ ਕੌਣ ਤੇ ਕੱਟਦੇ ਹਨ।

**ਨੋਟ**— ਚਤੁਰਭੁਜ ਦੇ ਆਹਮਣੇ-ਸਾਹਮਣੇ ਦੇ ਕੌਣਾਂ ਨੂੰ ਮਿਲਾਣ ਵਾਲੀ ਰੇਖਾ ਨੂੰ ਕਰਣ ਕਹਿੰਦੇ ਹਨ।

**ਪ੍ਰਸ਼ਨ 28.** ਇੱਕ ਵਰਗ  $ABCD$  ਬਣਾਉ ਜਿਸਦੀ ਇੱਕ ਭੁਜਾ  $AB$  ਦਿੱਤੀ ਹੋਈ ਹੈ।

**ਰਚਨਾ—** ਦਿੱਤੀ ਹੋਈ ਭੁਜਾ  $AB$  ਲਾਉ। ਬਿੰਦੂ  $A$  ਤੇ  $90^\circ$  ਦਾ ਕੋਣ ਬਣਾਉ।  $AD$  ਬਰਾਬਰ  $AB$  ਕੱਟੋ।  $D$  ਤੋਂ ਅਤੇ  $B$  ਤੋਂ  $AB$  ਰੇਖਾ ਦੇ ਬਰਾਬਰ ਦੂਰੀ ਤੇ ਚਾਪਾਂ ਲਾਉ ਜੋ  $C$  ਤੇ ਕੱਟਣ।  $DC$  ਅਤੇ  $BC$  ਨੂੰ ਮਿਲਾਉ।


$ABCD$  ਲੋੜੀਂਦੀ ਵਰਗ ਹੈ।



**ਪ੍ਰਸ਼ਨ 29.** ਇੱਕ ਵਰਗ ਬਣਾਉ ਜਿਸ ਦਾ ਕਰਣ  $AC$  ਦਿੱਤਾ ਹੋਇਆ ਹੈ।

**ਰਚਨਾ—** ਕਰਣ  $AC$  ਲੈ ਕੇ ਉਸਦਾ ਅੱਧ  $O$  ਤੇ ਕਰੋ।  $O$  ਨੂੰ ਕੇਂਦਰ ਮੰਨ ਕੇ  $A$  ਜਾਂ  $C$  ਦੂਰੀ ਦਾ ਚੱਕਰ ਲਾਉ ਜੋ  $AC$  ਦੇ ਅਰਧਕ ਨੂੰ  $D$  ਅਤੇ  $B$  ਤੇ ਕੱਟੋ।  $AD$  ਅਤੇ  $DC$ ,  $AB$  ਅਤੇ  $BC$  ਨੂੰ ਮਿਲਾਉ।


$ABCD$  ਲੋੜੀਂਦਾ ਵਰਗ ਹੈ।



**ਪ੍ਰਸ਼ਨ 30.** ਇੱਕ ਆਇਤ ਬਣਾਉ ਜਿਸਦੀਆਂ ਦੋ ਭੁਜਾਵਾਂ  $a$  ਅਤੇ  $b$  ਦਿੱਤੀਆਂ ਹੋਈਆਂ ਹਨ।

**ਰਚਨਾ—** ਇੱਕ ਦਿੱਤੀ ਭੁਜਾ  $a$  ਦੇ ਬਰਾਬਰ  $AB$  ਲਾਉ।  $A$  ਬਿੰਦੂ ਤੇ  $90^\circ$  ਦਾ ਕੋਣ ਬਣਾਉ।  $AD$  ਬਰਾਬਰ ਦਿੱਤੀ ਭੁਜਾ  $B$  ਕੱਟੋ।  $D$  ਤੋਂ  $DC$  ਬਰਾਬਰ  $AB$  ਚਾਪ ਕੱਟੋ।  $B$  ਤੋਂ  $BC$  ਬਰਾਬਰ  $AD$  ਚਾਪ ਲਾਉ ਜੋ ਪਹਿਲੀ ਚਾਪ ਨੂੰ  $C$  ਤੇ ਕੱਟੋ।  $DC$  ਅਤੇ  $BC$  ਨੂੰ ਮਿਲਾਉ।


$ABCD$  ਲੋੜੀਂਦੀ ਆਇਤ ਹੈ।



**ਪ੍ਰਸ਼ਨ 31.** ਇੱਕ ਆਇਤ ਬਣਾਉ ਜਿਸਦੀ ਇੱਕ ਭੁਜਾ  $K$  ਅਤੇ ਕਰਣ  $AC=J$  ਦਿੱਤਾ ਹੋਇਆ ਹੈ।

**ਰਚਨਾ—** ਕਰਣ  $AC$  ਲਾਉ ਅਤੇ ਇਸ ਦਾ  $O$  ਤੇ ਅੱਧ ਕਰੋ।  $O$  ਤੋਂ  $OA$  ਦੂਰੀ ਤੇ ਚੱਕਰ ਲਾਉ।  $A$  ਤੋਂ  $AB$  ਅਤੇ  $C$  ਤੋਂ  $CD$ , ਭੁਜਾ  $K$  ਦੇ ਬਰਾਬਰ ਕੱਟੋ।  $AD$  ਅਤੇ  $DC$ ,  $AB$  ਅਤੇ  $CB$  ਨੂੰ ਮਿਲਾਉ।


$ABCD$  ਲੋੜੀਂਦੀ ਆਇਤ ਹੈ।



**ਪ੍ਰਸ਼ਨ 32.** ਇੱਕ ਵਰਗ ਬਣਾਉ ਜਿਸ ਦੇ ਕਰਣ ਅਤੇ ਭੁਜਾ ਦਾ ਅੰਤਰ  $L$  ਰੇਖਾ ਦੇ ਬਰਾਬਰ ਦਿੱਤਾ ਹੋਇਆ ਹੈ।

**ਰਚਨਾ—** ਕੋਈ ਰੇਖਾ  $AH$  ਲਾਉ।  $AE$  ਬਰਾਬਰ  $L$  ਕੱਟੋ।  $E$  ਤੇ ਲੰਬ ਖਿੱਚੋ।  $EF$  ਬਰਾਬਰ  $AE$  ਕੱਟੋ।  $AF$  ਨੂੰ ਮਿਲਾਉ ਅਤੇ ਅੱਗੇ ਵਧਾਉ।  $FD$  ਬਰਾਬਰ  $EF$  ਕੱਟੋ।  $D$  ਤੋਂ  $AH$  ਰੇਖਾ ਤੇ ਲੰਬ ਸਿਟੋ ਜੋ ਰੇਖਾ  $AH$  ਨੂੰ  $G$  ਤੇ ਕੱਟੋ। ਕੇਂਦਰ  $G$  ਤੋਂ  $GA$  ਅੱਧ ਵਿਆਸ ਦਾ ਚੱਕਰ ਖਿੱਚੋ ਜੋ  $AH$  ਰੇਖਾ ਨੂੰ  $C$  ਤੇ ਅਤੇ  $DG$  ਨੂੰ ਅੱਗੇ ਵਧਾਉਣ ਤੇ  $B$  ਤੇ ਕੱਟੋ।  $DC$ ,  $CB$  ਅਤੇ  $AB$  ਨੂੰ ਮਿਲਾਉ।


$ABCD$  ਲੋੜੀਂਦੀ ਵਰਗ ਹੈ।



**ਪ੍ਰਸ਼ਨ 33.** ਇੱਕ ਸਮਾਨੰਤਰ ਚਤੁਰਭੁਜ ਬਣਾਓ ਜਿਸ ਦੀਆਂ ਦੋ ਭੁਜਾਵਾਂ  $a$  ਅਤੇ  $b$  ਅਤੇ ਇੱਕ ਅਧਾਰ ਕੋਣ  $F$  ਦਿੱਤਾ ਹੋਇਆ ਹੈ।

**ਰਚਨਾ—**  $AB$  ਰੇਖਾ  $a$  ਦੇ ਬਰਾਬਰ ਲਾਉ।  $A$  ਬਿੰਦੂ ਤੇ ਦਿੱਤੇ ਅਧਾਰ ਕੋਣ  $F$  ਦੇ ਬਰਾਬਰ ਕੋਣ ਬਣਾਓ।  $AD$  ਬਰਾਬਰ ਭੁਜਾ  $b$  ਕੱਟੋ।  $D$  ਤੋਂ  $AB$  ਰੇਖਾ ਦੇ ਬਰਾਬਰ ਪਰਕਾਰ ਥੱਲੇ ਕੇ ਚਾਪ  $C$  ਲਾਓ।  $B$  ਤੋਂ  $AD$  ਬਰਾਬਰ ਚਾਪ ਲਾਓ ਜੋ  $C$  ਤੇ ਕੱਟੇ।  $DC$  ਅਤੇ  $BC$  ਨੂੰ ਮਿਲਾਓ।


$ABCD$  ਲੋੜੀਂਦੀ ਸਮਾਨੰਤਰ ਚਤੁਰਭੁਜ ਹੈ।



**ਪ੍ਰਸ਼ਨ 34.** ਇੱਕ ਸਮਾਨੰਤਰ ਚਤੁਰਭੁਜ ਬਣਾਓ ਜਿਸ ਦੇ ਦੋਨੋਂ ਕਰਣ  $J$  ਅਤੇ  $K$  ਦੇ ਰੇਖਾ ਦੇ ਬਰਾਬਰ ਅਤੇ ਕਰਣਾਂ ਦੇ ਵਿਚਕਾਰਲਾ ਕੋਣ  $G$  ਦਿੱਤਾ ਹੈ।

**ਰਚਨਾ—** ਕਰਣ  $AC$ ,  $J$  ਦੇ ਬਰਾਬਰ ਲਾਉ ਅਤੇ ਇਸ ਦਾ  $O$  ਬਿੰਦੂ ਤੇ ਅੱਧ ਕਰੋ। ਦੂਜੇ ਕਰਣ  $K$  ਨੂੰ ਦੋ ਸਮਾਨ ਭਾਗਾਂ ਵਿੱਚ ਵੰਡੋ।  $O$  ਬਿੰਦੂ ਤੇ ਕੋਣ  $G$  ਦੇ ਬਰਾਬਰ ਕੋਣ ਬਣਾਓ ਅਤੇ ਥੱਲੇ ਨੂੰ ਅਤੇ ਉਤੇ ਨੂੰ ਵਧਾਓ।  $O$  ਤੋਂ  $OD$  ਅਤੇ  $OB$  ਤੋਂ  $K$  ਦੇ ਅਰਧਕ ਬਰਾਬਰ ਕੱਟੋ।  $AD$ ,  $DC$ ,  $AB$  ਅਤੇ  $BC$  ਨੂੰ ਮਿਲਾਓ।


$ABCD$  ਲੋੜੀਂਦੀ ਸਮਾਨੰਤਰ ਚਤੁਰਭੁਜ ਹੈ।



**ਪ੍ਰਸ਼ਨ 35.** ਇੱਕ ਸਮ ਚਤੁਰਭੁਜ (ਵਿਖਮਕੋਣ ਵਰਗ) ਬਣਾਓ ਜਿਸਦੀ ਇੱਕ ਭੁਜਾ  $S$  ਅਤੇ ਅਧਾਰ ਕੋਣ  $b$  ਦੇ ਬਰਾਬਰ ਦਿੱਤਾ ਹੋਇਆ ਹੈ।

**ਰਚਨਾ—**  $AB$  ਰੇਖਾ  $S$  ਦੇ ਬਰਾਬਰ ਲਾਉ। ਬਿੰਦੂ  $A$  ਤੇ ਕੋਣ  $b$  ਬਰਾਬਰ ਕੋਣ ਬਣਾਓ।  $A$  ਤੋਂ  $AD$  ਬਰਾਬਰ  $AB$  ਕੱਟੋ।  $D$  ਤੋਂ ਅਤੇ  $B$  ਤੋਂ  $AB$  ਰੇਖਾ ਬਰਾਬਰ ਚਾਪਾਂ ਲਾਓ ਜੋ  $C$  ਤੇ ਕੱਟਣ।  $DC$  ਅਤੇ  $BC$  ਨੂੰ ਮਿਲਾਓ।


$ABCD$  ਲੋੜੀਂਦੀ ਸਮਚਤੁਰਭੁਜ ਹੈ।



**ਪ੍ਰਸ਼ਨ 36.** ਇੱਕ ਸਮ ਚਤੁਰਭੁਜ ਬਣਾਓ ਜਿਸਦੇ ਦੋ ਕਰਣ  $AC$  ਅਤੇ  $BD$  ਦਿੱਤੇ ਹੋਏ ਹਨ।

**ਰਚਨਾ—**  $AC$  ਰੇਖਾ ਕਰਣ  $AC$  ਬਰਾਬਰ ਖਿੱਚੋ ਅਤੇ ਇਸ ਦਾ  $O$  ਬਿੰਦੂ ਤੇ ਅੱਧ ਕਰੋ।  $O$  ਤੋਂ  $OD$  ਅਤੇ  $OB$  ਰੇਖਾ ਕਰਣ  $BD$  ਦੇ ਅੱਧ ਬਰਾਬਰ ਕੱਟੋ।  $AD$  ਅਤੇ  $DC$ ,  $BC$  ਨੂੰ ਮਿਲਾਓ।


$ABCD$  ਲੋੜੀਂਦੀ ਸਮਚਤੁਰਭੁਜ ਹੈ।



**ਪ੍ਰਸ਼ਨ 37.** ਇੱਕ ਸਮਾਨਾਂਤਰ ਚਤੁਰਭੁਜ ਬਣਾਓ। ਇਸ ਦਾ ਇੱਕ ਕਰਣ AC ਅਤੇ ਦੋ ਭੁਜਾਵਾਂ E ਅਤੇ F ਰੇਖਾਵਾਂ ਦੇ ਸਮਾਨ ਦਿੱਤੀਆ ਹੋਈਆਂ ਹਨ।

**ਰਚਨਾ—** A ਅਤੇ C ਕੇਂਦਰਾਂ ਤੋਂ E ਦੂਰੀ ਦੀ, ਕਰਣ ਦੇ ਉੱਪਰ ਅਤੇ ਹੇਠਾਂ ਵੱਲ ਚਾਪਾਂ ਲਗਾਓ। ਫੇਰ A ਅਤੇ C ਕੇਂਦਰਾਂ ਤੋਂ F ਦੂਰੀ ਦੀ, ਕਰਣ ਦੇ ਹੇਠ ਉੱਪਰ ਚਾਪਾਂ ਲਗਾਓ ਜੋ ਪਹਿਲੀਆਂ ਚਾਪਾਂ ਨੂੰ D ਅਤੇ B ਤੇ ਕੱਟਣ। A,B,C ਅਤੇ D ਨੂੰ ਮਿਲਾਓ।


ABCD ਲੋੜੀਂਦੀ ਸਮਾਨਾਂਤਰ ਚਤੁਰਭੁਜ ਹੈ।



**ਪ੍ਰਸ਼ਨ 38.** ਇੱਕ ਵਰਗ ABCD ਬਣਾਓ ਜਿਸ ਦੇ ਕਰਣ ਅਤੇ ਇੱਕ ਭੁਜ ਦਾ ਜੋੜ P ਦਿੱਤਾ ਹੋਇਆ ਹੈ।

**ਰਚਨਾ—** ਦਿੱਤਾ ਹੋਇਆ ਕਰਣ ਅਤੇ ਬਾਹੀ ਦਾ ਜੋੜ P ਦੇ ਬਰਾਬਰ EC ਲਾਓ। ਬਿੰਦੂ E ਤੇ  $22\frac{1}{2}^\circ$  ਦਾ ਅਤੇ ਬਿੰਦੂ C ਤੇ  $45^\circ$  ਦਾ ਕੋਣ ਬਣਾਓ ਦੀਆਂ ਰੇਖਾਵਾਂ ਖਿੱਚੋ ਜੋ ਆਪਸ ਵਿੱਚ D ਤੇ ਕੱਟਣ। DC ਵਰਗ ਦੀ ਇੱਕ ਬਾਹੀ ਹੈ। D ਨੂੰ ਕੇਂਦਰ ਮੰਨ ਕੇ DC ਦੂਰੀ ਦੀ ਚਾਪ ਲਾਓ ਜੋ EC ਨੂੰ A ਤੇ ਕੱਟੇ। ਬਿੰਦੂ A ਅਤੇ C ਤੋਂ DC ਰੇਖਾ ਤੇ ਸਮਾਨ ਚਾਪਾਂ ਲਾਓ ਜੋ B ਤੇ ਕੱਟਣ। DA, AB, ਅਤੇ CB ਨੂੰ ਮਿਲਾਓ।


ABCD ਲੋੜੀਂਦਾ ਵਰਗ ਹੈ।



**ਪ੍ਰਸ਼ਨ 39.** ਇੱਕ ਵਰਗ ਬਣਾਓ ਜਿਸ ਦੇ ਕਰਣ ਅਤੇ ਦੋ ਭੁਜਾਵਾਂ ਦਾ ਜੋੜਫਲ EF ਦਿੱਤਾ ਹੋਇਆ ਹੈ।

**ਰਚਨਾ—** EF ਕਰਣ ਅਤੇ ਦੋ ਭੁਜਾਵਾਂ ਦਾ ਜੋੜ ਲਾਓ। ਬਿੰਦੂ F ਅਤੇ E ਤੇ  $45^\circ$  ਦੇ ਕੋਣ ਬਣਾਓ ਅਤੇ ਰੇਖਾਵਾਂ EG ਅਤੇ FH ਖਿੱਚੋ। ਕੋਣ FEG ਅਤੇ ਕੋਣ EFH ਦਾ ਅੱਧ ਕਰੋ ਜੋ D ਤੇ ਕੱਟਣ। D ਤੋਂ DA, EG ਦੇ ਸਮਾਨਾਂਤਰ ਖਿੱਚੋ ਅਤੇ D ਤੋਂ DC ਰੇਖਾ HF ਦੇ ਸਮਾਨਾਂਤਰ ਖਿੱਚੋ। C ਅਤੇ A ਤੋਂ AD ਰੇਖਾ ਦੇ ਬਰਾਬਰ AB ਅਤੇ BC ਖਿੱਚੋ।


ABCD ਲੋੜੀਂਦਾ ਵਰਗ ਹੈ।



**ਪ੍ਰਸ਼ਨ 40.** ਇੱਕ ਪੱਤੇ ਰੂਪੀ ਚਤੁਰਭੁਜ ਬਣਾਓ ਜਿਸ ਦਾ ਕਰਣ AC ਅਤੇ ਦੋ ਭੁਜਾਵਾਂ P ਅਤੇ Q ਬਰਾਬਰ ਦਿੱਤੀਆਂ ਹੋਇਆਂ ਹਨ।

**ਰਚਨਾ—** ਦਿੱਤਾ ਹੋਇਆ ਕਰਣ AC ਲਾਓ। A ਤੋਂ ਭੁਜਾ P ਦੇ ਬਰਾਬਰ ਪਰਕਾਰ ਖੋਲ ਕੇ ਚਾਪ ਲਾਓ ਅਤੇ C ਤੋਂ ਭੁਜਾ Q ਦੇ ਬਰਾਬਰ ਪਰਕਾਰ ਖੋਲ ਕੇ ਚਾਪ ਲਾਓ, ਜੋ D ਅਤੇ B ਤੇ ਕੱਟਣ। AD ਅਤੇ DC, AB ਅਤੇ BC ਨੂੰ ਮਿਲਾਓ।


ABCD ਲੋੜੀਂਦੀ ਪੱਤੇ ਰੂਪੀ ਚਤੁਰਭੁਜ ਹੈ।



**प्र० 41.** इँक पउंगा रुपी चतुरभुज बनाउ। जिस दे दे करण E, F रेखावां दे समान अते इँक बाही S रेखा दे समान दिँती होई है।

**रचना—** AC = करण E लाउ। F रेखा दे अये अंतर ते AC दे समान्तर रेखावां ST अते PQ खिँचे। A केंद्र ते s दूरी ते चाप लगाउ जे ST रेखा नुँ ब अते PQ रेखा नुँ D ते कैटे। ABC अते D नुँ आपस विँच मिलाउ।


ABCD लेझीदी चतुरभुज है।



**प्र० 42.** दिँती होई असम चतुरभुज EFGH दे समान चतुरभुज ABCD बनाउ।


**रचना—** दिँती होई असम चतुरभुज EFGH बनाउ अते यिस दे करण EG नुँ मिलाउ। AB रेखा EF दे बराबर खिँचे। बिंदु A ते AC करण EG बराबर अते बिंदु B ते BC करण FG बराबर कैटे। AC अते BC नुँ मिलाउ। AD=EH अते CD बराबर GH चापां लाउ जे D ते मिलाउ AD अते CD नुँ मिलाउ।

ABCD लेझीदी चतुरभुज है।



**प्र० 43.** दिँती होई असम चतुरभुज EFGH दे समरूपी चतुरभुज ABCD बनाउ जिसदी इँक भुजा AB रेखा दे बराबर दिँती होई है।

**रचना—** दिँती होई चतुरभुज EFGH बनाउ अते FH नुँ मिलाउ। दिती रेखा AB खिँचे बिंदु A ते कैण BAD बराबर कैण FEH बनाउ। कैण EFH दे बराबर कैण ABD बनाउ जे D ते कैटे। BD करण ते कैण DBC बराबर कैण HFG अते D ते कैण BDC बराबर कैण FHG बनाउ जे C बिंदु ते कैटे।




ABCD लेझीदी समरूपी चतुरभुज है।

**प्र० 44.** इँक असम चतुरभुज बनाउ जिसदे करण अते कैण हेठ अनुसार हन। भुजावां AB = 7 सैं.मी., BC = 5 सैं.मी. अते AD = 7 सैं.मी.। करण AC = 10 सैं.मी., कैण DAC = 60°.

**रचना—** रेखा AB = 7 सैं.मी. लाउ। बिंदु B ते BC चाप 5 सैं.मी. दूरी ते लाउ। A ते AC चाप 10 सैं.मी. दूरी ते लाउ। जे बिंदु C ते कैटे। AC रेखा ते कैण ते DAC = 60° दा कैण बनाउ। AD रेखा 7 सैं.मी. कैटे। DC नुँ मिलाउ।

ABCD लेझीदी चतुरभुज है।



## ਕਲਪਨਾਮਈ ਚਿੱਤਰ (Imaginative Drawing)

ਕਲਪਨਾ ਕਾਢ ਦੀ ਮਾਂ ਹੈ। ਇਸ ਦੀ ਸਿਰਜਣਾ ਦੁਆਰਾ ਹੀ ਅਸੀਂ ਅਨੇਕਾਂ ਆਕਾਰ-ਪ੍ਰਕਾਰ ਦੇਖਦੇ ਹਾਂ। ਰੇਲਗੱਡੀ, ਕਾਰ ਅਤੇ ਅਨੇਕਾਂ ਮਸ਼ੀਨਾਂ ਆਦਿ ਕਲਪਨਾਮਈ ਚਿੱਤਰ ਹਨ।

ਸੁਤੰਤਰ ਪ੍ਰਗਟਾਅ ਦੁਆਰਾ ਜਿਹੜੇ ਚਿੱਤਰ ਖਿੱਚੇ ਜਾਣ ਉਹਨਾਂ ਨੂੰ ਕਲਪਨਾਮਈ ਚਿੱਤਰ ਕਹਿੰਦੇ ਹਨ। ਸਾਰੇ ਬੱਚਿਆਂ ਵਿੱਚ ਸਿਰਜਣਾ ਬੁੱਧੀ ਹੁੰਦੀ ਹੈ। ਇਸ ਬੁੱਧੀ ਦਾ ਵਿਕਾਸ ਜੇਕਰ ਸ਼ੁਰੂ ਅਵਸਥਾ ਤੋਂ ਹੀ ਨਾ ਕੀਤਾ ਜਾਵੇ ਤਾਂ ਇਹ ਦੱਬੀ ਰਹਿ ਜਾਂਦੀ ਹੈ। ਕਲਪਨਾ ਸ਼ਕਤੀ ਦੇ ਵਿਕਾਸ ਲਈ ਸੁਤੰਤਰ ਪ੍ਰਗਟਾਅ ਦੁਆਰਾ ਆਪਣੀ ਪ੍ਰਤਿਭਾ ਅਨੁਸਾਰ ਚਿੱਤਰ ਖਿੱਚਣੇ ਬਹੁਤ ਜ਼ਰੂਰੀ ਹਨ।

ਕਲਪਨਾਮਈ ਚਿੱਤਰ ਕਲਪਨਾ ਦੁਆਰਾ ਬਣਾਏ ਜਾਂਦੇ ਹਨ। ਕਲਪਨਾ ਕੀ ਹੈ—ਮਨੋਭਾਵਾਂ ਤੇ ਖਿਆਲਾਂ ਦੀ ਉਡਾਰੀ। ਬੱਚਿਓਂ, ਤੁਹਾਡੀ ਅਵਸਥਾ ਵਿੱਚ ਮਨ ਸੀਸੇ ਦੀ ਤਰ੍ਹਾਂ ਸਾਫ਼ ਤੇ ਸਪਸ਼ਟ ਹੁੰਦਾ ਹੈ। ਤੁਹਾਨੂੰ ਖੁੱਲ੍ਹੇ ਕੇ ਆਪਾ ਪ੍ਰਗਟਾਅ ਕਰਨਾ ਚਾਹੀਦਾ ਹੈ। ਤੁਸੀਂ ਨਿੱਤ-ਪ੍ਰਤੀ ਦੇ ਜੀਵਨ ਦੁਆਰਾ ਬਣਾ ਸਕਦੇ ਹੋ। ਕਲਪਨਾਮਈ ਚਿੱਤਰਾਂ ਵਿੱਚ ਸ਼ੁੱਧਤਾ ਤੇ ਬਹੁਤ ਜ਼ੋਰ ਨਹੀਂ ਦਿੱਤਾ ਜਾਂਦਾ। ਵਿਸ਼ੇ ਦੀ ਚੋਣ ਦੀ ਖੁੱਲ੍ਹੇ ਦਿੱਤੀ ਜਾਂਦੀ ਹੈ। ਹਰ ਵਿਸ਼ੇ ਨੂੰ ਬੱਚਾ ਆਪਣੇ ਢੰਗ ਨਾਲ ਪੇਸ਼ ਕਰ ਸਕਦਾ ਹੈ। ਕੁਦਰਤੀ ਚੀਜ਼ਾਂ ਜਾਂ ਆਪਣੇ ਵਿਚਾਰਾਂ ਨੂੰ ਸਿਰਜਨਾਤਮਕ ਢੰਗ ਨਾਲ ਚਿੱਤਰ ਸਕਦਾ ਹੈ।

ਪੁਰਾਣੇ ਸਮਿਆਂ ਵਿੱਚ ਜਦ ਮਨੁੱਖ ਗੁਫਾਵਾਂ ਵਿੱਚ ਰਹਿੰਦਾ ਸੀ ਉਸ ਵਕਤ ਦੇ ਚਿੱਤਰ ਵੀ ਉਸ ਦੀ ਕਲਪਨਾਮਈ ਉਡਾਰੀ ਦਰਸਾਉਂਦੇ ਹਨ ਭਾਵੇਂ ਉਸ ਵਕਤ ਕਲਾ ਕੁਦਰਤ ਦੀ ਲਿੱਪੀ ਸੀ। ਆਧੁਨਿਕ ਯੁੱਗ ਸਾਇੰਸ ਅਤੇ ਟੈਕਨੋਲੋਜੀ ਨੇ ਬੜਾ ਵਿਕਾਸ ਕਰ ਲਿਆ ਹੈ। ਇਹਨਾਂ ਚੀਜ਼ਾਂ ਦੇ ਵਿਕਾਸ ਵਿੱਚ ਕਲਾ ਦਾ ਬਹੁਤ ਪ੍ਰਭਾਵ ਹੈ। ਅੱਜ ਕੱਲ੍ਹੇ ਦੀ ਕਲਾ ਮਕੈਨੀਕਲ ਰੂਪ ਵਿੱਚ ਵੀ ਪ੍ਰਗਟ ਹੁੰਦੀ ਹੈ। ਹੁਣ ਕਲਾਕਾਰ ਦੀ ਕਲਪਨਾ ਸ਼ਕਤੀ ਸਜਾਵਟੀ ਚਿੱਤਰਾਂ ਤੱਕ ਹੀ ਸੀਮਿਤ ਨਹੀਂ ਰਹੀ ਬਲਕਿ ਕਾਢ ਦੀ ਰੁੱਚੀ ਜੀਵਨ ਦੇ ਹਰ ਖੇਤਰ ਲਈ ਜ਼ਰੂਰੀ ਹੈ।

ਇਹ ਸਚਾਈ ਹੈ ਕਿ ਬੱਚੇ ਦਾ ਵਿਦਿਆਰਥੀ ਜੀਵਨ ਆਉਣ ਵਾਲੇ ਸਮੇਂ ਦੀ ਤਿਆਰੀ ਦਾ ਸਮਾਂ ਹੈ। ਬੱਚੇ ਨੇ ਜੀਵਨ ਵਿੱਚ ਕੋਈ ਨਾ ਕੋਈ ਕਿੱਤਾ ਅਪਣਾਉਣਾ ਹੈ। ਜਿਸ ਵੀ ਕਿੱਤੇ ਵਿੱਚ ਉਸ ਨੇ ਪ੍ਰਵੇਸ਼ ਕਰਨਾ ਹੈ ਉਸ ਲਈ ਕਲਪਨਾਮਈ ਸ਼ਕਤੀ ਦੀ ਲੋੜ ਹੈ। ਕਵੀ, ਚਿੱਤਰਕਾਰ, ਇੰਜੀਨੀਅਰ ਆਦਿ ਦੇ ਕਿੱਤੇ ਖਾਸ ਤੌਰ ਤੇ ਕਲਪਨਾਮਈ ਪ੍ਰਤਿਭਾ ਦੀ ਮੰਗ ਕਰਦੇ ਹਨ। ਇਸੇ ਕਾਰਨ ਕਲਪਨਾਮਈ ਚਿੱਤਰਾਂ ਨੂੰ ਚਿੱਤਰਕਾਰੀ ਦੇ ਭਾਗ ਵਿੱਚ ਖਾਸ ਮਹੱਤਤਾ ਦਿੱਤੀ ਗਈ ਹੈ। ਇਸ ਦੁਆਰਾ ਬੱਚੇ ਵਿੱਚ ਖੋਜ ਅਤੇ ਹੁਨਰ ਦੀ ਬੁਨਿਆਦ ਬੱਝਦੀ ਹੈ।

ਬੱਚਿਆਂ ਨੂੰ ਚਿੱਤਰਕਾਰੀ ਸਿੱਖਦੇ ਸਮੇਂ ਆਕਾਰਾਂ ਦੀ ਨਕਲ ਤੇ ਜ਼ੋਰ ਨਹੀਂ ਦੇਣਾ ਚਾਹੀਦਾ ਹੈ। ਉਹਨਾਂ ਨੂੰ ਖੁੱਲ੍ਹੇ ਹੱਥ, ਪੈਨਸਿਲ, ਪੇਸਟਲ, ਚਾਰਕੋਲ, ਪੈਨ, ਸਕੈਚ ਪੈਨ ਅਤੇ ਬੁਗਸ਼ ਦੁਆਰਾ ਡਰਾਈੰਗ ਕਰਨੀ ਚਾਹੀਦੀ ਹੈ।

ਮਨੁੱਖ ਦੀ ਸੱਭਿਆਤਾ ਦਾ ਵਿਕਾਸ ਆਕਾਰਾਂ-ਪ੍ਰਕਾਰਾਂ ਦੀ ਕਾਢ ਦੁਆਰਾ ਹੀ ਹੋਇਆ ਹੈ। ਪੁਰਾਣੇ ਸਮੇਂ ਤੋਂ ਲੈ ਕੇ ਅੱਜ ਤੱਕ ਮਨੁੱਖ ਨੇ ਜੋ ਤਰ੍ਹਾਂ ਕੀਤੀ ਹੈ, ਜੋ ਚੀਜ਼ਾਂ ਬਣਾਈਆਂ ਹਨ ਉਹਨਾਂ ਦੀ ਹੋਂਦ ਸੁੰਦਰਤਾ ਦੀ ਭਾਵਨਾ ਸਦਕਾ ਹੀ ਹੈ। ਇਹ ਅਸੀਂ ਜਾਣਦੇ ਹਾਂ ਕਿ ਪਹਿਲੇ ਮਨੁੱਖ ਹੱਥਾਂ ਨਾਲ ਪਾਣੀ ਪੀਂਦਾ ਸੀ, ਫਿਰ ਉਸ ਨੇ ਬਰਤਨ ਬਣਾਏ। ਇਹ ਸਾਰਾ ਵਿਕਾਸ ਕਲਪਨਾ ਤੇ ਸੁੰਦਰਤਾ ਦੀ ਸ਼ਕਤੀ ਦੁਆਰਾ ਹੀ ਹੋਇਆ ਹੈ।


ਅੱਜ ਵੀ ਅਜਾਇਬ-ਘਰਾਂ ਅਤੇ ਪੁਰਾਤਨ ਬਿਲਡਿੰਗਾਂ ਆਦਿ ਵਿੱਚ ਕਲਾ ਦੇ ਉੱਤਮ ਨਮੂਨੇ ਵੇਖ ਕੇ ਸਾਨੂੰ ਬੜਾ ਮਾਣ ਹੁੰਦਾ ਹੈ। ਅਸੀਂ ਸੋਚਦੇ ਹਾਂ ਕਿ ਉਸ ਸਮੇਂ ਦੇ ਮਨੁੱਖ ਨੇ ਏਨੀ ਕਲਪਨਾਮਈ ਰਚਨਾ ਕਿਵੇਂ ਕੀਤੀ ਹੋਵੇਗੀ। ਰੋਮ, ਯੂਨਾਨ, ਚੀਨ, ਭਾਰਤ, ਮਿਸਰ ਆਦਿ ਦੇਸ਼ਾਂ ਦੀ ਪੁਰਾਣੀ ਸੱਭਿਆਤਾ ਤੇ ਕਲਾ ਨਮੂਨਿਆਂ ਨੂੰ ਦੇਖਿਆਂ ਪਤਾ ਲਗਦਾ ਹੈ ਕਿ ਮਨੁੱਖ ਵਿੱਚ ਕਿੰਨੀ ਸਿਰਜਣਾਤਮਕ ਸ਼ਕਤੀ ਸੀ।

ਕਲਪਨਾਮਈ ਚਿੱਤਰ ਬਣਾਉਂਦੇ ਸਮੇਂ ਅਧਿਆਪਕ ਤਾਂ ਕੇਵਲ ਯੋਗ ਅਗਵਾਈ ਹੀ ਦੇ ਸਕਦੇ ਹਨ। ਆਮ ਜਾਣੇ ਪਹਿਚਾਣੇ ਦਿਸ਼ਾਂ ਜਿਵੇਂ ਪਾਣੀ ਵਿੱਚ ਤਰਦੀ ਬੱਤਖ, ਭੁਕਾਨੇ ਵੇਚਣ ਵਾਲਾ ਆਦਿ ਤੋਂ ਉਤਸ਼ਾਹ ਲੈ ਕੇ ਬੱਚੇ ਕਲਪਨਾ ਤੇ ਸਿਮਰਨ ਸ਼ਕਤੀ ਦੁਆਰਾ ਚਿੱਤਰ ਬਣਾਉਣਗੇ।




ਇਸ ਪੁਸਤਕ ਵਿੱਚ ਹੇਠ ਲਿਖੇ ਪ੍ਰਕਾਰ ਦੇ ਚਿੱਤਰ ਦਿੱਤੇ ਗਏ ਹਨ।



- |                        |                                |
|------------------------|--------------------------------|
| 1. ਵੱਖਰੇ ਵੱਖਰੇ ਸ਼ੈੱਡ   | 2. ਦਰੱਖਤ                       |
| 3. ਪਹਾੜਾਂ ਦਾ ਦ੍ਰਿਸ਼    | 4. ਭੁਕਾਨੇ ਵੇਚਣ ਵਾਲਾ            |
| 5. ਛੁੱਟਬਾਲ ਖੇਡਦਾ ਮੁੰਡਾ | 6. ਘੰਟੀ ਵਜਾਉਂਦਾ ਸਕੂਲ ਦਾ ਚਪੜਾਸੀ |
| 7. ਭਾਰ ਢੋਂਦਾ ਮਜ਼ਦੂਰ    |                                |


ਬੱਚਿਓ, ਤੁਸੀਂ ਇਹਨਾਂ ਚਿੱਤਰਾਂ ਤੋਂ ਉਤਸ਼ਾਹ ਲੈ ਕੇ ਆਪਣੀ ਕਲਪਨਾ ਦੁਆਰਾ ਕੁਝ ਹੋਰ ਚਿੱਤਰ ਬਣਾਓ।




ਉੱਪਰ ਬਣੀਆਂ ਹੋਈਆਂ ਦੌਹਾਂ ਹਾਲਤਾਂ ਨੂੰ ਧਿਆਨ ਨਾਲ ਵੇਖੋ। ਇਹ ਇੱਕ ਟੁੱਲ ਨੂੰ ਸੌਥੇ ਢੰਗ ਨਾਲ ਬਣਾਉਣ ਦੀ ਵਿਧੀ ਦੱਸੀ ਗਈ ਹੈ। ਇਸਦਾ ਅਭਿਆਸ ਕਰੋ।









ਉੱਪਰ ਦੋ ਪੱਤਿਆਂ ਦੇ ਚਿੱਤਰ ਹਨ। ਇਹਨਾਂ ਦੀ ਵਿਧੀ ਵੀ ਦੱਸੀ ਗਈ ਹੈ। ਤੁਸੀਂ ਇਹਨਾਂ ਤੋਂ ਪ੍ਰੇਰਨਾ ਲੈ ਕੇ ਪੱਤਿਆਂ ਦੇ ਚਿੱਤਰ ਵਾਹੋ। ਵੇਖੋ ਇਹਨਾਂ ਵਿੱਚ ਸਾਰੀਆਂ ਰੇਖਾਵਾਂ ਬਿਨਾਂ ਸੰਦਾਂ (Free Hand) ਦੇ ਲਗਾਈਆਂ ਗਈਆਂ ਹਨ।





ਉਪਰ ਦੋ ਪੱਤਿਆਂ ਦੇ ਚਿੱਤਰ ਹਨ। ਇਹਨਾਂ ਦੀ ਵਿਧੀ ਵੀ ਦੱਸੀ ਗਈ ਹੈ। ਤੁਸੀਂ ਇਹਨਾਂ ਤੋਂ ਪ੍ਰੇਰਨਾ ਲੈ ਕੇ ਪੱਤਿਆਂ ਦੇ ਚਿੱਤਰ ਵਾਹੋ। ਵੇਖੋ ਇਹਨਾਂ ਵਿੱਚ ਸਾਰੀਆਂ ਰੇਖਾਵਾਂ ਬਿਨਾਂ ਸੰਦਾਂ (Free Hand) ਦੇ ਲਗਾਈਆਂ ਗਈਆਂ ਹਨ।





ਉਪਰ ਬਣੀਆਂ ਹੋਈਆਂ ਚੌਹਾਂ ਹਾਲਤਾਂ ਨੂੰ ਧਿਆਨ ਨਾਲ ਵੇਖੋ। ਇਹ ਇੱਕ ਛੁੱਲ ਨੂੰ ਸੌਂਖੇ ਢੰਗ ਨਾਲ ਬਣਾਉਣ ਦੀ ਵਿਧੀ ਦੱਸੀ ਗਈ ਹੈ। ਇਸਦਾ ਅਭਿਆਸ ਕਰੋ।















ਉਪਰ ਬਣੀਆਂ ਹੋਈਆਂ ਸ਼ੈਡਾਂ ਦੇ ਚਿੱਤਰਾਂ ਨੂੰ ਵੇਖੋ। ਆਪਣੀਆਂ ਕਾਪੀਆਂ ਤੇ ਅਜਿਹੇ ਚਿੱਤਰ ਵਾਹੋ ਤੇ ਰੰਗ ਵੀ ਭਰੋ।











‘ਤੁਕਾਨੇ ਵੇਚਣ ਵਾਲੇ’ ਦਾ ਚਿੱਤਰ (ਉਪਰ ਬਣੇ ਹੋਏ ਚਿੱਤਰ ਤੋਂ ਸਹਾਇਤਾ ਲੈ ਕੇ) ਬਣਾਓ।


‘ਛਟਬਾਲ ਖੇਡੇ ਕੱਚੇ’ ਦਾ ਚਿੱਤਰ (ਉਪਰ ਬਣੇ ਹੋਏ ਚਿੱਤਰ ਤੋਂ ਸਹਾਇਤਾ ਲੈ ਕੇ) ਬਣਾਓ।



ਕਿਸੇ ਭੁਲੀ ਜਾਂ ਭਾਰ ਵੱਦੇ ਮਜ਼ਦੂਰ ਦਾ ਚਿੱਤਰ (ਉੱਪਰ ਬਣੋ ਹੋਏ ਚਿੱਤਰ ਤੋਂ  
ਸਹਾਇਤਾ ਲੈ ਕੇ) ਬਣਾਓ।



ਆਪਣੇ ਸਰੂਲ ਦੇ 'ਚਪੜਾਂ' ਨੂੰ ਘੰਟੀ ਵਜਾਉਣਾ ਚੱਡਿਆਂ (ਉੱਪਰ ਬਣੋ ਹੋਏ ਚਿੱਤਰ ਤੋਂ  
ਸਹਾਇਤਾ ਲੈ ਕੇ) ਬਣਾਓ।





## ਆਕਾਰੀ ਰੇਖਾ ਚਿੱਤਰ (Figure Drawing)

ਰੇਖਾ ਚਿੱਤਰ ਦੁਆਰਾ ਅਸੀਂ ਆਕਾਰ ਦੀ ਸ਼ਕਲ ਨੂੰ ਰੂਪਮਾਨ ਕਰਦੇ ਹਾਂ। ਇਹ ਚਿੱਤਰ ਰੇਖਾ ਦੁਆਰਾ ਬਣਾਏ ਜਾਂਦੇ ਹਨ। ਰੇਖਾਵਾਂ ਕਈ ਕਿਸਮ ਦੀਆਂ ਹੁੰਦੀਆਂ ਹਨ—ਸਿੱਧੀਆਂ, ਗੋਲ, ਵਿੰਗੀਆਂ—ਟੇਢੀਆਂ ਆਦਿ। ਰੇਖਾ ਚਿੱਤਰ ਬਣਾਉਣ ਲਈ ਹਰ ਕਿਸਮ ਦੀ ਡਰਾਈੰਗ ਆਉਣੀ ਚਾਹੀਦੀ ਹੈ। ਰੇਖਾਵਾਂ ਦੁਆਰਾ ਅਸੀਂ ਮਨੁੱਖੀ ਆਕਾਰਾਂ, ਪਸੂਆਂ ਅਤੇ ਹੋਰ ਕੁਦਰਤੀ ਵਸਤੂਆਂ ਦੇ ਚਿੱਤਰ ਬਣਾ ਸਕਦੇ ਹਾਂ। ਰੇਖਾ ਚਿੱਤਰ ਆਮ ਤੌਰ 'ਤੇ ਤਰੀਕਿਆਂ ਨਾਲ ਬਣਾਏ ਜਾ ਸਕਦੇ ਹਨ :



1. ਤੀਲੀ-ਰੇਖਾਵਾਂ ਦੁਆਰਾ (ਸੰਬੰਧ ਚਿੱਤਰ)
2. ਅਸਲੀ ਰੇਖਾਵਾਂ ਦੁਆਰਾ (ਹੂ-ਬਹੂ ਚਿੱਤਰ)

ਕਲਪਨਾਮਈ ਆਕਾਰ ਜਾਂ ਅਸਲੀ ਆਕਾਰ ਸਾਨੂੰ ਰੇਖਾਵਾਂ ਦੁਆਰਾ ਹੀ ਖਿੱਚਣੇ ਪੈਂਦੇ ਹਨ। ਰੰਗੀਨ ਚਿੱਤਰਾਂ ਲਈ ਵੀ ਪਹਿਲਾਂ ਰੇਖਾ ਚਿੱਤਰਾਂ ਦਾ ਅਭਿਆਸ ਜ਼ਰੂਰੀ ਹੈ।


ਕਲਾ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਲਈ ਰੇਖਾ ਚਿੱਤਰ, ਸਕੈਂਚਿੰਗ ਦੇ ਰੂਪ ਵਿੱਚ ਖਿੱਚਣੇ ਬਹੁਤ ਜ਼ਰੂਰੀ ਹਨ। ਆਕਾਰ ਦੇ ਸਾਰੇ ਤੱਤ ਰੇਖਾ, ਰੰਗ ਬਣਾਵਟ, ਪ੍ਰਕਾਸ਼ ਤੇ ਛਾਂ ਆਦਿ ਦਿਖਾਉਣ ਲਈ ਅਭਿਆਸ ਦੀ ਲੋੜ ਹੈ। ਆਕਾਰ ਦੇ ਸਾਰੇ ਤੱਤ ਦੱਸਣ ਤੋਂ ਪਹਿਲਾਂ ਰੇਖਾ ਚਿੱਤਰ ਖਿੱਚਣ ਦਾ ਅਭਿਆਸ ਬਹੁਤ ਜ਼ਰੂਰੀ ਹੈ। ਇਸ ਕਰਕੇ ਇਸ ਤਰ੍ਹਾਂ ਦੀ ਡਰਾਈੰਗ ਬਹੁਤ ਲਾਹੇਵੰਦ ਹੈ। ਬੱਚਿਓ, ਤੁਸੀਂ ਆਪਣੇ ਵਿਚਾਰ ਭਲੀ ਪ੍ਰਕਾਰ ਪੇਸ਼ ਕਰਕੇ ਦੂਜੇ ਨੂੰ ਪ੍ਰਭਾਵਿਤ ਕਰ ਸਕਦੇ ਹੋ। ਬੱਚਿਆਂ ਦੀ ਅਵਸਥਾ ਆਪਾ ਪ੍ਰਗਟ ਕਰਨ ਦੀ ਹੁੰਦੀ ਹੈ। ਇਸ ਲਈ ਬੱਚਿਆਂ ਨੂੰ ਚਿੰਨ੍ਹਾਤਮਕ ਜਾਂ ਅਸਲੀ ਰੂਪ ਵਿੱਚ ਰੇਖਾ-ਆਕਾਰ ਖਿੱਚਣੇ ਚਾਹੀਦੇ ਹਨ। ਬੱਚਿਆਂ ਦੇ ਚਿੱਤਰ ਉਹਨਾਂ ਦੇ ਪੱਧਰ ਤੋਂ ਹੀ ਵੇਖੇ ਜਾਣੇ ਚਾਹੀਦੇ ਹਨ। ਇਸ ਲਈ ਬੱਚਿਆਂ ਨੂੰ ਖੁੱਲ੍ਹੇ ਕੇ ਆਪਾ ਪ੍ਰਗਟ ਕਰਨਾ ਚਾਹੀਦਾ ਹੈ। ਅਧਿਆਪਕ ਤਾਂ ਬੱਚਿਆਂ ਦੀ ਸਹਾਇਤਾ ਲਈ ਹੀ ਹੈ। ਆਉਣ ਵਾਲੇ ਪਾਠਾਂ ਵਿੱਚ ਤੁਸੀਂ ਮਨੁੱਖੀ ਆਕਾਰਾਂ ਅਤੇ ਪਸੂਆਂ ਦੇ ਆਕਾਰਾਂ ਨੂੰ ਬਣਾਉਣ ਬਾਰੇ ਸਿੱਖੋ।


**ਕਾਰਟੂਨ ਡਰਾਈੰਗ—** ਕਾਰਟੂਨ ਵੀ ਇੱਕ ਤਰ੍ਹਾਂ ਰੇਖਾ ਚਿੱਤਰ ਹੀ ਹਨ। ਕਾਰਟੂਨ ਡਰਾਈੰਗ ਵਿੱਚ ਭਾਵਾਂ ਦੇ ਪ੍ਰਗਟਾਅ ਤੇ ਜ਼ੋਰ ਦਿੱਤਾ ਜਾਂਦਾ ਹੈ। ਸੱਤਵੀਂ ਸ਼੍ਰੇਣੀ ਵਿੱਚ ਸਰਲ ਪ੍ਰਗਟਾਅ ਵਾਲੇ ਕਾਰਟੂਨ ਚਿੱਤਰ ਹੀ ਰੱਖੇ ਗਏ ਹਨ।
























ਉੱਪਰ ਦੱਸੇ ਢੰਗ ਅਨੁਸਾਰ ਬਿੱਲੀ ਤੇ ਚੂਹੇ ਦੇ ਚਿੱਤਰ ਵਾਹੋ।



ਉਪਰ ਬਣੇ ਹਏ ਕੁੱਤੇ ਤੇ ਹਾਥੀ ਦੇ ਰੇਖਾ—ਆਕਾਰ ਚਿੱਤਰ ਵਾਹੋ।







## ਅੱਖਰ ਲੇਖਣ ਕਲਾ ਅਤੇ ਪੋਸਟਰ ਡਰਾਈੰਗ (Letter and Poster Drawing)

ਸੰਦੇਸ਼ ਚਿੱਤਰਨ ਜਾਂ ਪੋਸਟਰ ਡਰਾਈੰਗ ਦੀ ਜੀਵਨ ਦੇ ਖੇਤਰ ਵਿੱਚ ਬਹੁਤ ਮਹੱਤਤਾ ਹੈ। ਆਧੁਨਿਕ ਯੁੱਗ ਇਸਤਿਹਾਰਬਾਜ਼ੀ ਦਾ ਯੁੱਗ ਹੈ। ਸੰਦੇਸ਼ ਚਿੱਤਰਨ ਦੁਆਰਾ ਅਸੀਂ ਵੱਖ-ਵੱਖ ਸੰਦੇਸ਼ ਲੋਕਾਂ ਤੱਕ ਪਹੁੰਚਾ ਸਕਦੇ ਹਾਂ ਤੇ ਜੋ ਕਹਿਣਾ ਚਾਹੁੰਦੇ ਹਾਂ ਉਸ ਦਾ ਲੋਕਾਂ ਤੇ ਅਸਰ ਹੁੰਦਾ ਹੈ। ਅਸੀਂ ਆਮ ਜੀਵਨ ਵਿੱਚ ਸਟੇਸ਼ਨ ਤੇ ਅਖਬਾਰਾਂ ਅਤੇ ਰਸਾਲਿਆਂ ਆਦਿ ਵਿੱਚ ਅਜਿਹੇ ਸੰਦੇਸ਼ ਲਿਖੇ ਹੋਏ ਜਾਂ ਛਪੇ ਹੋਏ ਦੇਖਦੇ ਹਾਂ, ਜਿਵੇਂ ‘ਭਾਰਤ ਆਓ’, ‘ਪੰਜ ਸਾਲਾ ਯੋਜਨਾ’, ‘ਵਧੇਰੇ ਅੰਨ ਉਗਾਓ’, ‘ਵਣ ਮਹਾਂ ਉਤਸਵ’ ਆਦਿ।

ਸੰਦੇਸ਼ ਚਿੱਤਰਨ ਦੀ ਵਿੱਦਿਅਕ ਮਹੱਤਤਾ ਕਰ ਕੇ ਵਿੱਦਿਆਰਥੀਆਂ ਨੂੰ ਸਕੂਲ ਦੀਆਂ ਕਿਰਿਆਵਾਂ ਸੰਬੰਧੀ ਚਿੱਤਰ ਬਣਾਉਣ ਦਾ ਅਭਿਆਸ ਕਰਾਉਣਾ ਯੋਗ ਹੈ। ਇਸੇ ਕਰਕੇ ਹੀ ਇਹ ਵਿਸ਼ਾ ਪਾਠ-ਕ੍ਰਮ ਵਿੱਚ ਰੱਖਿਆ ਗਿਆ ਹੈ। ਆਮ ਜੀਵਨ ਵਿੱਚ ਵੀ ਅਸੀਂ ਸੰਦੇਸ਼ ਚਿੱਤਰਨ ਰਾਹੀਂ ਬਹੁਤ ਕੁਝ ਸਿੱਖਦੇ ਹਾਂ। ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਲੋਕਾਂ ਤੱਕ ਆਪਣੇ ਸੁਨੇਹੇ ਚਿੱਤਰਾਂ ਰਾਹੀਂ ਪੇਸ਼ ਕਰਦੀਆਂ ਹਨ ਤੇ ਲੋਕਾਂ ਤੇ ਇਸ ਦਾ ਬਹੁਤ ਪ੍ਰਭਾਵ ਪੈਂਦਾ ਹੈ।

ਸੁੰਦਰ ਲਿਖਾਈ ਦੀ ਸੰਦੇਸ਼ ਚਿੱਤਰਾਂ ਵਿੱਚ ਬਹੁਤ ਮਹੱਤਤਾ ਹੈ। ਇਸ ਤੋਂ ਅਗਲੇ ਪੰਨਿਆਂ ਵਿੱਚ ਤੁਸੀਂ ਪੰਜਾਬੀ, ਹਿੰਦੀ ਦੇ ਅੱਖਰਾਂ ਵਿੱਚ ਲਿਖੇ ਆਕਰਸ਼ਕ ਸੰਦੇਸ਼ ਵੇਖੋਗੇ। ਰੰਗਾਂ ਨਾਲ ਸਜਾਏ ਹੋਏ ਆਕਰਸ਼ਕ ਸੰਦੇਸ਼ ਚਿੱਤਰ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ।


ਸੰਦੇਸ਼ ਚਿੱਤਰ ਬਣਾਉਣ ਦੀ ਵਿਧੀ ਆਕਾਰਾਂ ਦੀ ਡਰਾਈੰਗ ਨਾਲੋਂ ਵੱਖਰੀ ਹੁੰਦੀ ਹੈ। ਜਿਵੇਂ ਜੋ ‘ਵਧੇਰੇ ਅੰਨ ਉਗਾਓ’, ਦਾ ਸੰਦੇਸ਼ ਪੱਤਰ ਬਣਾਉਣਾ ਹੋਵੇ ਤਾਂ ਕਣਕ ਦੇ ਸਿੱਟੇ ਦੀ ਚਿੰਨ੍ਹਾਤਮਕ ਡਰਾਈੰਗ ਕਰਕੇ, ਸੁੰਦਰ ਅਤੇ ਮੋਟੇ ਅੱਖਰਾਂ ਵਿੱਚ ਗੂੜੇ ਰੰਗਾਂ ਦੁਆਰਾ ਦਰਸਾ ਸਕਦੇ ਹਾਂ। ਸੰਦੇਸ਼ ਚਿੱਤਰਾਂ ਵਿੱਚ ਕੰਮ ਸੰਖੇਪ ਰੇਖਾਵਾਂ ਅਤੇ ਜਿਊਮੈਟਰੀ ਦੇ ਸੰਦਾਂ ਦੁਆਰਾ ਵੀ ਕੀਤਾ ਜਾ ਸਕਦਾ ਹੈ।

ਇਸ ਪੁਸਤਕ ਵਿੱਚ ਕਈ ਇੱਕ ਸੰਦੇਸ਼ ਚਿੱਤਰ ਦਿੱਤੇ ਗਏ ਹਨ। ਇਹਨਾਂ ਚਿੱਤਰਾਂ ਨੂੰ ਵੇਖ ਕੇ ਵਿੱਦਿਆਰਥੀ ਕਈ ਸੰਦੇਸ਼ ਚਿੱਤਰ ਬਣਾ ਸਕਦੇ ਹਨ। ਆਉਣ ਵਾਲੇ ਜੀਵਨ ਵਿੱਚ ਵਿੱਦਿਆਰਥੀ, ਭਾਵੇਂ ਅਫਸਰ ਬਣੇ ਜਾਂ ਸਹਾਇਕ ਆਪਣੇ ਦਫਤਰ ਜਾਂ ਫੈਕਟਰੀ ਵਿੱਚ ਸੰਦੇਸ਼ ਚਿੱਤਰਾਂ ਰਾਹੀਂ ਸੁੰਦਰਤਾ ਵੀ ਕਾਇਮ ਕਰੇਗਾ ਤੇ ਲੋਕਾਂ ਨੂੰ ਉਤਸ਼ਾਹ ਤੇ ਪ੍ਰੇਰਨਾ ਵੀ ਦੇਵੇਗਾ।

## ਅੱਖਰ ਚਿੱਤਰ



ਇਹਨਾਂ ਅੱਖਰਾਂ ਦੀ ਬਣਤਰ ਨੂੰ ਵੇਖੋ। ਇਹ ਗੁਰਮੁਖੀ ਦੇ ਅੱਖਰ ਹਨ। ਇਹਨਾਂ ਦੀ ਮੋਟਾਈ ਹਰ ਥਾਂ ਬਰਾਬਰ ਹੈ। ਤੁਸੀਂ ਛੇਵੇਂ ਜਮਾਤ ਵਿੱਚ ਇਹ ਅੱਖਰ ਬੁਰਸ਼, ਪੰਡੀ ਦੇ ਖੰਭ ਅਤੇ ਕਲਮ ਨਾਲ ਲਿਖਣੇ ਸਿੱਖੋ ਹਨ। ਇਹਨਾਂ ਦਾ ਅਭਿਆਸ ਕਰੋ।




ਅੰਦਰੋ ਭੱਚੇ ਖੂਸਿਆਂ ਤੇ ਖੜ੍ਹੇ

ਵੱਧ ਵੱਸੇ ਘੱਟ ਅੰਨ

ਵੱਧ ਵੱਸੇ ਵਧੇਰੇ ਝਗੜੇ

# ਵਧੇਰੇ



# ਅੰਨ ਉਗਾਓ

ਊੱਪਰ ਬਣੇ ਹੋਏ 'ਵਧੇਰੇ ਅੰਨ ਉਗਾਓ' ਦੇ ਇਸ਼ਤਿਹਾਰੀ ਚਿੱਤਰ ਤੋਂ ਪ੍ਰੇਰਨਾ ਲੈ ਕੇ ਆਪਣੀਆਂ ਕਾਪੀਆਂ ਤੇ ਚਿੱਤਰ ਬਣਾਓ ਅਤੇ ਹੋਰ ਬਣਾਏ ਹੋਏ ਇਸ਼ਤਿਹਾਰੀ ਚਿੱਤਰਾਂ ਦੀ ਸਹਾਇਤਾ ਨਾਲ ਰੰਗ ਭਰੋ।



ਫਲ ਖਾਇ

# मङ्गली चूसे





# ਤੱਜ਼ੀਆਂ ਮਥੱਜ਼ੀਆਂ ਖਾਇ



रवेल रवेल

## (i) ਡਿਜ਼ਾਈਨ (ਨਮੂਨਾ ਚਿੱਤਰ) (Design)

ਡਿਜ਼ਾਈਨ ਆਕਾਰ ਅਤੇ ਰੰਗਾਂ ਦਾ ਸਜਾਵਟੀ ਪ੍ਰਬੰਧ ਹੈ। ਇਸ ਦੇ ਦੋ ਤੱਤ ਹੁੰਦੇ ਹਨ-ਆਕਾਰ ਤੇ ਰੰਗ। ਡਿਜ਼ਾਈਨ ਬਣਾਉਣ ਦੇ ਕੁਝ ਨਿਯਮ ਹਨ। ਨਿਯਮਾਂ ਦੀ ਜਾਣਕਾਰੀ ਤੋਂ ਬਿਨਾਂ ਡਿਜ਼ਾਈਨ ਬਣਾਉਣਾ ਮੁਸ਼ਕਿਲ ਹੈ। ਡਿਜ਼ਾਈਨ ਬਣਾਉਣ ਦੀ ਦੋ ਕਾਰਨਾਂ ਕਰਕੇ ਲੋੜ ਹੈ। ਇੱਕ ਤਾਂ ਵਰਤੋਂ ਵਿੱਚ ਆਉਣ ਵਾਲੀਆਂ ਲੋੜੀਦੀਆਂ ਵਸਤਾਂ ਦੇ ਨਮੂਨਿਆਂ ਦੇ ਅਕਾਰਾਂ ਨੂੰ ਸਿਰਜਣਾ ਅਤੇ ਦੂਜਾ ਉਹਨਾਂ ਉਪਰ ਸਜਾਵਟੀ ਆਕਾਰਾਂ ਦੁਆਰਾ ਤਰਤੀਬਵਾਰ ਡਿਜ਼ਾਈਨ ਬਣਾਉਣਾ। ਸਜਾਵਟੀ ਡਿਜ਼ਾਈਨ ਦਾ ਮਨੋਰਥ ਕਿਸੇ ਖਾਲੀ ਥਾਂ ਨੂੰ ਭਿੰਨ ਆਕਾਰਾਂ ਦੁਆਰਾ ਸੋਹਣਾ ਬਣਾਉਂਦੀ ਹੈ। ਸੰਖੇਪ ਸ਼ਬਦਾਂ ਵਿੱਚ ਡਿਜ਼ਾਈਨ ਆਕਾਰਾਂ ਦੇ ਨਮੂਨਿਆਂ ਦੀ ਸਿਰਜਣਾ ਹੈ।

1. ਵਸਤੂ ਦੇ ਨਮੂਨਿਆਂ ਦੇ ਡਿਜ਼ਾਈਨ
2. ਸਜਾਵਟੀ ਡਿਜ਼ਾਈਨ (ਸੱਤਵੀਂ ਸ਼੍ਰੇਣੀ ਦੇ ਪਾਠ-ਕ੍ਰਮ ਵਿੱਚ ਸਜਾਵਟੀ ਡਿਜ਼ਾਈਨ ਹੀ ਹਨ।)
3. ਕੁਦਰਤੀ ਨਮੂਨੇ ਤੇ ਆਧਾਰਿਤ ਡਿਜ਼ਾਈਨ
4. ਜਿਉਮੈਟਰੀਕਲ ਨਮੂਨੇ ਤੇ ਆਧਾਰਿਤ ਡਿਜ਼ਾਈਨ
5. ਸੰਖਿਤ ਸੰਕਲਪ ਜਾਂ ਕਲਪਨਾਮਈ ਨਮੂਨੇ ਤੇ ਆਧਾਰਿਤ ਡਿਜ਼ਾਈਨ

ਡਿਜ਼ਾਈਨ ਬਣਾਉਣ ਤੋਂ ਪਹਿਲਾਂ ਨਮੂਨਾ ਉਲੀਕਣਾ ਪੈਂਦਾ ਹੈ। ਨਮੂਨਾ ਉਪਰੋਕਤ ਆਕਾਰਾਂ ਤੇ ਨਿਰਭਰ ਹੁੰਦਾ ਹੈ। ਹਰ ਵਿਅਕਤੀ ਆਪਣੀ ਕਲਪਨਾ ਦੁਆਰਾ ਡਿਜ਼ਾਇਨ ਤਿਆਰ ਕਰਦਾ ਹੈ। ਡਿਜ਼ਾਈਨ ਦਾ ਨਮੂਨਾ ਬਣਾਉਣ ਦੇ ਹੇਠ ਲਿਖੇ ਅਸੂਲ ਹਨ—

1. ਵਿਉਂਤ
2. ਸਮਤੌਲ ਜਾਂ ਸੰਤੁਲਨ
3. ਲੈਅ
4. ਇਕਸਾਰਤਾ
5. ਦੁਹਰਾਈ
6. ਪ੍ਰਧਾਨਤਾ

**ਵਿਉਂਤ :** ਕਿਸੇ ਆਕਾਰ ਦਾ ਸਜਾਵਟੀ ਨਮੂਨਾ ਬਣਾਉਣ ਤੋਂ ਪਹਿਲਾਂ ਇਸੇ ਦੀ ਵਿਉਂਤ ਬਣਾਈ ਜਾਂਦੀ ਹੈ। ਜਿਸ ਥਾਂ ਤੇ ਉਹ ਡਿਜ਼ਾਈਨ ਉਲੀਕਣਾ ਹੋਵੇ ਉਸ ਥਾਂ ਦੀ ਵੰਡ ਸੰਬੰਧੀ ਵੀ ਇੱਕ ਵਿਉਂਤ ਬਣਾਈ ਜਾਂਦੀ ਹੈ। ਡਿਜ਼ਾਈਨ ਬਣਾਉਣ ਲਈ ਵਿਉਂਤ (ਤਰਤੀਬ) ਦਾ ਖਿਆਲ ਰੱਖਣਾ ਪੈਂਦਾ ਹੈ।

**ਸਮਤੌਲ ਜਾਂ ਸੰਤੁਲਨ :** ਆਕਾਰ ਦਾ ਨਮੂਨਾ ਬਣਾਉਂਦੇ ਸਮੇਂ ਆਕਾਰ ਦੀ ਸ਼ਕਲ ਵਿੱਚ ਇੱਕ ਸਮਤੌਲ ਕਾਇਮ ਕੀਤਾ ਜਾਂਦਾ ਹੈ। ਡਿਜ਼ਾਈਨ ਨੂੰ ਪੇਪਰ ਉੱਤੇ ਉਲੀਕਦੇ ਸਮੇਂ ਆਕਾਰ ਵਿੱਚ ਘਰੀ ਬਾਹਰ ਵਾਲੀ ਥਾਂ ਵਿੱਚ ਸਮਤੌਲ ਰੱਖਿਆ ਜਾਂਦਾ ਹੈ। ਇਸ ਤਰ੍ਹਾਂ ਦਾ ਸਮਤੌਲ ਹੀ ਡਿਜ਼ਾਈਨ ਨੂੰ ਸੁੰਦਰ ਬਣਾਉਂਦਾ ਹੈ।

**ਲੈਅ :** ਅਕਾਰ ਦੀ ਬਣਾਵਟ ਅਨੁਸਾਰ ਰੇਖਾਵਾਂ ਅਤੇ ਰੰਗਾਂ ਦੁਆਰਾ ਇੱਕ ਲੈਅ ਪੈਦਾ ਕੀਤੀ ਜਾਂਦੀ ਹੈ ਜਿਸ ਕਰ ਕੇ ਡਿਜ਼ਾਈਨ ਸੁੰਦਰ ਲੱਗਦਾ ਹੈ।

**ਇਕਸਾਰਤਾ :** ਵੱਖ ਵੱਖ ਰੰਗਾਂ ਦੁਆਰਾ ਰੰਗ ਯੋਜਨਾ ਤਿਆਰ ਕਰਕੇ ਡਿਜ਼ਾਈਨ ਵਿੱਚ ਇਕਸਾਰਤਾ ਪੈਦਾ ਕੀਤੀ ਜਾਂਦੀ ਹੈ, ਜਿਵੇਂ ਇੱਕ ਰੰਗ ਦਾ ਦੂਸਰੇ ਰੰਗ ਨਾਲ ਤਾਲਮੇਲ। ਰੰਗਾਂ ਦੀ ਸ਼ੋਬਥੀ, ਗਾੜ੍ਹਾਪਣ ਤੇ ਤੁਲਨਾ ਦੁਆਰਾ ਗਰਮ ਤੇ ਠੰਢੇ ਰੰਗ ਵਰਤ ਕੇ ਇਕਸਾਰਤਾ ਪੈਦਾ ਕੀਤੀ ਜਾਂਦੀ ਹੈ।

**ਦੁਹਰਾਈ :** ਨਮੂਨੇ ਦੇ ਆਕਾਰ ਨੂੰ ਦੁਹਰਾਉਣ ਨਾਲ ਡਿਜ਼ਾਈਨ ਸੁੰਦਰ ਬਣ ਜਾਂਦਾ ਹੈ।

**ਪ੍ਰਧਾਨਤਾ :** ਡਿਜ਼ਾਈਨ ਵਿੱਚ ਨਮੂਨੇ ਦਾ ਕੁਝ ਭਾਗ ਪ੍ਰਧਾਨ ਹੁੰਦਾ ਹੈ ਕੁਝ ਸਹਾਇਕ।

**ਰੰਗ ਯੋਜਨਾ :** ਡਿਜ਼ਾਈਨ ਬਣਾਉਣ ਲਈ ਰੰਗ ਯੋਜਨਾ ਵੀ ਮਹੱਤਵਪੂਰਨ ਸਥਾਨ ਰੱਖਦੀ ਹੈ। ਕੋਈ ਵੀ ਡਿਜ਼ਾਈਨ ਓਨਾ ਚਿਰ ਸੁੰਦਰ ਨਹੀਂ ਬਣ ਸਕੇਗਾ ਜਿੰਨਾ ਚਿਰ ਇਸ ਦੀਆਂ ਰੰਗ ਯੋਜਨਾਵਾਂ ਪੂਰੀ ਮਿਹਨਤ ਨਾਲ ਤਿਆਰ ਨਹੀਂ ਕੀਤੀਆਂ ਜਾਂਦੀਆਂ। ਰੰਗ ਯੋਜਨਾਵਾਂ ਵੀ ਕਈ ਤਰ੍ਹਾਂ ਦੀਆਂ ਹੁੰਦੀਆਂ ਹਨ ਪਰ ਸੱਤਵੀਂ ਸ਼੍ਰੇਣੀ ਵਿੱਚ ਅੰਤਰ ਜਾਂ ਵਿਰੋਧੀ ਰੰਗ ਯੋਜਨਾ ਜਿਵੇਂ ਲਾਲ, ਪੀਲਾ, ਨੀਲਾ ਅਤੇ ਇਕਸਾਰਤਾ ਵਾਲੀ ਰੰਗ ਯੋਜਨਾ, ਜਿਵੇਂ ਹਰੇ ਤੇ ਪੀਲੇ ਨਾਲ ਹੀ ਕੰਮ ਕਰਨਾ ਦੱਸਿਆ ਗਿਆ ਹੈ।

ਪੁਸਤਕ ਵਿੱਚ ਬੱਚਿਆਂ ਦੇ ਪੱਧਰ ਦੇ ਡਿਜ਼ਾਈਨ ਰੇਖਾਵਾਂ, ਜਿਉਮੈਟ੍ਰੀਕਲ ਆਕਾਰਾਂ ਅਤੇ ਕੁਦਰਤੀ ਆਕਾਰਾਂ ਤੇ ਆਧਾਰਿਤ ਹਨ। ਇਹਨਾਂ ਡਿਜ਼ਾਈਨਾਂ ਨੂੰ ਬਣਾ ਕੇ ਬੱਚੇ ਡਿਜ਼ਾਈਨ ਦੇ ਬੁਨਿਆਦੀ ਗੁਣ ਪ੍ਰਾਪਤ ਕਰ ਲੈਣਗੇ ਅਤੇ ਜੀਵਨ ਨਾਲ ਸੰਬੰਧਿਤ ਡਿਜ਼ਾਈਨ ਬਣਾ ਸਕਣਗੇ।

## ਰੰਗ

ਬੱਚਿਆਂ ਨੇ ਰੰਗਾਂ ਬਾਰੇ ਛੇਵੰਂ ਸ਼੍ਰੇਣੀ ਵਿੱਚ ਕੁਝ ਗਿਆਨ ਪ੍ਰਾਪਤ ਕੀਤਾ ਹੈ। ਰੰਗਾਂ ਸੰਬੰਧੀ ਫਿਰ ਜਾਣਨਾ ਉਹਨਾਂ ਲਈ ਜ਼ਰੂਰੀ ਹੈ। ਤਾਂ ਕਿ ਉਹ ਉਪਰੋਕਤ ਰੰਗ ਯੋਜਨਾਵਾਂ ਤਿਆਰ ਕਰ ਸਕਣ।

**ਮੁੱਢਲੇ ਰੰਗ ਤਿੰਨ ਹਨ :**


1. ਲਾਲ
2. ਪੀਲਾ
3. ਨੀਲਾ



ਇਹਨਾਂ ਨੂੰ ਮਿਲਾ ਕੇ ਤਿੰਨ ਹੋਰ ਰੰਗ ਬਣ ਜਾਂਦੇ ਹਨ। ਇਹਨਾਂ ਨੂੰ ਅਸੀਂ ਦੂਸਰੀ ਸ਼੍ਰੇਣੀ ਦੇ ਰੰਗ ਕਹਿੰਦੇ ਹਾਂ।


1. ਲਾਲ + ਪੀਲਾ = ਸੰਗਤਰੀ
2. ਪੀਲਾ + ਨੀਲਾ = ਹਰਾ
3. ਨੀਲਾ + ਲਾਲ = ਜਾਮਣੀ


**ਤੀਸਰੀ ਸ਼੍ਰੇਣੀ ਦੇ ਰੰਗ**


1. ਜੇ ਸੰਗਤਰੀ ਰੰਗ ਵਿੱਚ ਲਾਲ ਅਧਿਕ ਹੋਵੇ ਤਾਂ ਲਾਲ-ਸੰਗਤਰੀ ਅਤੇ ਜੇ ਇਸ ਵਿੱਚ ਪੀਲਾ ਵਧੇਰੇ ਹੋਵੇ ਤਾਂ ਪੀਲਾ-ਸੰਗਤਰੀ ਅਖਵਾਉਂਦਾ ਹੈ।
2. ਜੇ ਹਰੇ ਰੰਗ ਵਿੱਚ ਪੀਲਾ ਰੰਗ ਵਧੇਰੇ ਹੋਵੇ ਤਾਂ ਪੀਲਾ-ਹਰਾ, ਜੇ ਇਸ ਵਿੱਚ ਨੀਲਾ ਵਧੇਰੇ ਹੋਵੇ ਤਾਂ ਨੀਲਾ-ਹਰਾ ਅਖਵਾਉਂਦਾ ਹੈ।
3. ਜੇ ਜਾਮਣੀ ਵਿੱਚ ਨੀਲਾ ਵਧੇਰੇ ਹੋਵੇ ਤਾਂ ਨੀਲਾ-ਜਾਮਣੀ ਅਤੇ ਜੇ ਇਸ ਵਿੱਚ ਲਾਲ ਵਧੇਰੇ ਹੋਵੇ ਤਾਂ ਲਾਲ-ਜਾਮਣੀ ਅਖਵਾਉਂਦਾ ਹੈ। ਰੰਗਾਂ ਦੇ ਚਾਰਟ ਤੋਂ ਹਰ ਜਾਣਕਾਰੀ ਲਈ ਜਾ ਸਕਦੀ ਹੈ।
















## (ii) ਕੋਲਾਜ਼ ਰਚਨਾ (Collage)

ਕੋਲਾਜ਼ ਰਚਨਾ ਕਲਾ ਦੇ ਖੇਤਰ ਵਿੱਚ ਇੱਕ ਸਿਰਜਣਾਤਮਕ ਵਿਸ਼ਾ ਹੈ। ਇਸ ਵਿਸ਼ੇ ਦੁਆਰਾ ਅਸੀਂ ਮੁਸ਼ਕਿਲ ਤੋਂ ਮੁਸ਼ਕਿਲ ਆਕਾਰ ਨੂੰ ਵੀ ਸਰਲ ਤਰੀਕੇ ਨਾਲ ਰੂਪਮਾਨ ਕਰ ਸਕਦੇ ਹਾਂ। ਜਿਹੜੇ ਵਿਦਿਆਰਥੀ ਰੰਗਾਂ ਤੇ ਰੇਖਾਵਾਂ ਨਾਲ ਆਕਾਰ ਬਣਾਉਣ ਵਿੱਚ ਨਿਪੁੰਨ ਨਹੀਂ ਹੁੰਦੇ ਉਹ ਕੋਲਾਜ਼ ਦੁਆਰਾ ਵੱਖ-ਵੱਖ ਸਮੱਗਰੀ ਨਾਲ ਬੜੇ ਭਾਵਮਈ ਆਕਾਰ ਬਣਾ ਲੈਂਦੇ ਹਨ। ਇਸ ਤਰ੍ਹਾਂ ਉਹ ਸੁਤੰਤਰ ਪ੍ਰਗਟਾਅ ਅਤੇ ਕਲਪਨਾ ਰਾਹੀਂ ਅਨੇਕ ਰਚਨਾਵਾਂ ਪੇਸ਼ ਕਰ ਸਕਦੇ ਹਨ।

ਕੋਲਾਜ਼ ਵਿੱਚ ਵੱਖ-ਵੱਖ ਸਮੱਗਰੀ ਜਿਵੇਂ ਕਾਗਜ਼, ਗੱਤਾ, ਕੱਪੜਾ ਆਦਿ ਨਾਲ ਰਚਨਾ ਕੀਤੀ ਜਾਂਦੀ ਹੈ। ਸੱਤਵੀਂ ਸ਼੍ਰੇਣੀ ਵਿੱਚ ਸਿਰਫ਼ ਪੇਪਰ ਕੋਲਾਜ਼ ਰਚਨਾ ਹੀ ਰੱਖੀ ਗਈ ਹੈ।

ਕੋਲਾਜ਼ ਵਿੱਚ ਜਿਉਮੈਟਰੀਕਲ ਸ਼ਕਲਾਂ ਅਤੇ ਅਸਲੀ ਆਕਾਰਾਂ ਨੂੰ ਆਪਣੇ ਅਨੁਭਵਾਂ ਦੁਆਰਾ ਜੋੜ ਕੇ ਰਚਨਾ ਕੀਤੀ ਜਾਂਦੀ ਹੈ। ਰੰਗਾਂ ਤੇ ਰੇਖਾਵਾਂ ਦੇ ਚਿੱਤਰਾਂ ਵਾਂਗ ਇਹ ਚਿੱਤਰ ਵੀ ਬਹੁਤ ਦਿਲ ਖਿੱਚਵੇਂ ਹੁੰਦੇ ਹਨ।


ਕੋਲਾਜ਼ ਵਿੱਚ ਜਿਉਮੈਟਰੀਕਲ ਢੰਗ ਨਾਲ ਵੱਖ-ਵੱਖ ਬਣਾਵਟਾਂ ਦੇ ਕਾਗਜ਼ ਅਤੇ ਹੋਰ ਸਮੱਗਰੀ ਨੂੰ ਜੋੜਿਆ ਜਾਂਦਾ ਹੈ ਅਤੇ ਅੰਤਰ ਪ੍ਰੇਰਨਾ ਦੁਆਰਾ ਚਿੱਤਰ ਰਚੇ ਜਾਂਦੇ ਹਨ। ਇਸ ਵਿੱਚ ਧਰਤੀ ਦ੍ਰਿਸ਼, ਮਨੁੱਖੀ-ਆਕਾਰ ਅਤੇ ਪਸੂ-ਪੰਛੀ ਆਦਿ ਦੇ ਆਕਾਰ ਬੜੇ ਸਰਲ ਢੰਗ ਨਾਲ ਬਣਾਏ ਜਾਂਦੇ ਹਨ। ਹਰ ਤਰ੍ਹਾਂ ਦੇ ਕਾਗਜ਼ ਨੂੰ ਪਾੜ੍ਹ ਜਾਂ ਕੱਟ ਕੇ ਅਤੇ ਤਰਤੀਬ ਦੇ ਕੇ ਰਚਨਾ ਕੀਤੀ ਜਾਂਦੀ ਹੈ।

ਬੱਚੇ ਕਾਗਜ਼ ਨੂੰ ਕੱਟ, ਪਾੜ੍ਹ, ਜੋੜ ਕੇ ਖੁਸ਼ੀ ਅਨੁਭਵ ਕਰਦੇ ਹਨ। ਉਹਨਾਂ ਵਿੱਚ ਇਸ ਦੀ ਰਚਨਾ ਦੁਆਰਾ ਖੋਜ ਕੇ ਕਾਢ ਦੀ ਰੁੱਚੀ ਪੈਦਾ ਹੁੰਦੀ ਹੈ। ਇਸੇ ਕਰਕੇ ਇਸ ਸ਼੍ਰੇਣੀ ਵਿੱਚ ਪੇਪਰ ਕੋਲਾਜ਼ ਦਾ ਵਿਸ਼ਾ ਰੱਖਿਆ ਗਿਆ ਹੈ।

ਬੱਚਿਆਂ ਦੇ ਕੰਮ ਨੂੰ ਜਾਂਚਿਆਂ ਅਸੀਂ ਇਹ ਅਨੁਭਵ ਕਰ ਸਕਦੇ ਹਾਂ ਕਿ ਕਈ ਬੱਚਿਆਂ ਦੇ ਮਨਾਂ ਵਿੱਚ ਬਹੁਤ ਖਿਆਲ ਹੁੰਦੇ ਹਨ ਪਰ ਉਹ ਰੰਗਾਂ ਤੇ ਰੇਖਾਵਾਂ ਦੁਆਰਾ ਆਪਣੇ ਵਿਚਾਰਾਂ ਨੂੰ ਠੀਕ ਰੂਪ ਵਿੱਚ ਪੇਸ਼ ਨਹੀਂ ਕਰ ਸਕਦੇ। ਜੇਕਰ ਮਨੋਵਿਗਿਆਨਿਕ ਦ੍ਰਿਸ਼ਟੀਕੋਣ ਤੋਂ ਅਸੀਂ ਉਹਨਾਂ ਬੱਚਿਆਂ ਨੂੰ ਉਤਸ਼ਾਹ ਤੇ ਪ੍ਰੇਰਨਾ ਦੇਈਏ ਤਾਂ ਉਹ ਕਾਗਜ਼ ਨੂੰ ਹੱਥ ਨਾਲ ਪਾੜ੍ਹ ਕੇ ਜਾਂ ਕੈਂਚੀ ਨਾਲ ਕੱਟ ਕੇ ਅਤੇ ਬੁਰਸ਼ ਤੇ ਰੰਗਾਂ ਦਾ ਇਸਤੇਮਾਲ ਕਰਕੇ ਬਹੁਤ ਸੁੰਦਰ ਚਿੱਤਰ ਰਚ ਸਕਦੇ ਹਨ।

ਉੱਪਰਲੀਆਂ ਸ਼੍ਰੇਣੀਆਂ ਵਿੱਚ ਜਾ ਕੇ ਬੱਚੇ ਭਿੰਨ ਭਿੰਨ ਸਮੱਗਰੀ ਵਰਤ ਕੇ ਚਿੱਤਰ ਬਣਾ ਸਕਦੇ ਹਨ। ਕੋਲਾਜ਼ ਰਚਨਾ ਲਈ ਭਾਵਾਂ ਦੀ ਡੂੰਘਾਈ ਦੀ ਬਹੁਤ ਲੋੜ ਹੈ। ਡਿਜ਼ਾਈਨ ਬਣਾਉਣ ਦੀ ਰੁੱਚੀ ਵੀ ਰਚਨਾ ਕਰਨ ਲਈ ਸਹਾਈ ਹੁੰਦੀ ਹੈ। ਕੋਲਾਜ਼ ਰਚਨਾ ਵਿੱਚ ਅਸੀਂ ਥੋੜ੍ਹੇ ਸਮੇਂ ਵਿੱਚ ਹੀ ਚਿੱਤਰ ਤਿਆਰ ਕਰ ਸਕਦੇ ਹਾਂ। ਇਹਨਾਂ ਚਿੱਤਰਾਂ ਵਿੱਚ ਸੰਖੇਪਤਾ ਤੇ ਜ਼ੋਰ ਹੁੰਦਾ ਹੈ।









### (iii) ਸਟੈਂਸਲਿੰਗ (Stencilling)

ਸਟੈਂਸਲਿੰਗ ਦਾ ਵਿਸ਼ਾ ਆਮ ਜੀਵਨ ਵਿੱਚ ਕੰਮ ਆਉਂਦਾ ਹੈ। ਆਮ ਵਿਅਕਤੀ ਨੂੰ ਕਈ ਵਾਰ ਸਟੈਂਸਲਿੰਗ ਦੇ ਕੰਮ ਦੀ ਲੋੜ ਪੈਂਦੀ ਹੈ। ਸਟੈਂਸਲਿੰਗ ਦੁਆਰਾ ਅਸੀਂ ਆਕਾਰ ਅਤੇ ਅੱਖਰ ਆਦਿ ਚਿੱਤਰ ਉਲੀਕ ਸਕਦੇ ਹਾਂ। ਜੇ ਕਿਸੇ ਆਕਾਰ ਜਾਂ ਅੱਖਰ ਨੂੰ ਇੱਕ ਤੌਂ ਜ਼ਿਆਦਾ ਵਾਰ ਉਲੀਕਣ ਦੀ ਲੋੜ ਪਵੇ ਤਾਂ ਅਸੀਂ ਸਟੈਂਸਲਿੰਗ ਦਾ ਪ੍ਰਯੋਗ ਕਰਦੇ ਹਾਂ।


ਗੱਡੀਆਂ ਵਿੱਚ ਕਈ ਇੱਕ ਸੂਚਨਾਵਾਂ ਲਿਖੀਆਂ ਹੁੰਦੀਆਂ ਹਨ। ਹਰ ਡੱਬੇ ਵਿੱਚ ਇਹ ਸੂਚਨਾਵਾਂ ਛਾਪਣ ਲਈ ਅਸੀਂ ਸਟੈਂਸਲਿੰਗ ਵਰਤਦੇ ਹਾਂ ਤੇ ਇਸ ਤਰ੍ਹਾਂ ਕੰਮ ਸਰਲ ਤੇ ਸੁਖਾਵਾਂ ਹੋ ਜਾਂਦਾ ਹੈ। ਇਸੇ ਤਰ੍ਹਾਂ ਉਦਯੋਗ ਵਿੱਚ ਸਟੈਂਸਲਿੰਗ ਦੀ ਬਹੁਤ ਲੋੜ ਪੈਂਦੀ ਹੈ। ਇਸ਼ਤਿਹਾਰਬਾਜ਼ੀ ਦੇ ਖੇਤਰ ਵਿੱਚ ਵੀ ਇਸ ਦੁਆਰਾ ਅਸੀਂ ਛੇਤੀ ਅੱਖਰ ਜਾਂ ਚਿੱਤਰ ਛਪਾ ਕੇ ਸੰਦੇਸ਼ ਪਹੁੰਚਾ ਸਕਦੇ ਹਾਂ।

ਸਟੈਂਸਿਲ ਅੱਖਰਾਂ, ਪੰਛੀਆਂ, ਪਸੂਆਂ, ਮਨੁੱਖੀ ਆਕਾਰ ਜਾਂ ਮਸ਼ੀਨਾਂ ਦੇ ਕੱਟੇ ਜਾ ਸਕਦੇ ਹਨ। ਸਟੈਂਸਿਲ ਕਾਗਜ਼, ਗੱਤੇ, ਲੋਹੇ ਆਦਿ ਤੇ ਕੱਟੇ ਜਾਂਦੇ ਹਨ। ਕਾਗਜ਼ ਲਈ ਬਲੇਡ ਅਤੇ ਸਟੈਂਸਲ ਚਾਕੂ ਵਰਤਿਆ ਜਾਂਦਾ ਹੈ ਤੇ ਟੀਨ ਲਈ ਤਿੱਖੀ ਛੈਣੀ ਜਾਂ ਤੇਜ਼ ਨਸ਼ਤਰ ਇਸਤੇਮਾਲ ਕੀਤਾ ਜਾਂਦਾ ਹੈ।

ਕਿਸੇ ਵਸਤੂ ਉੱਤੇ ਸਟੈਂਸਿਲ ਕੱਟਣ ਤੋਂ ਪਹਿਲਾਂ ਅਸੀਂ ਉਸ ਉੱਪਰ ਚਿੱਤਰ ਛਾਪਦੇ ਹਾਂ ਤੇ ਫਿਰ ਉਸ ਨੂੰ ਕੱਟਦੇ ਹਾਂ। ਇਸ ਕੰਮ ਨੂੰ ਨਿਪੁੰਨਤਾ ਨਾਲ ਕਰਨ ਲਈ ਹੁਨਰ ਤੇ ਠੀਕ ਮਾਪ ਅਨੁਸਾਰ ਕੰਮ ਕਰਨ ਦੀ ਲੋੜ ਹੈ।

ਸਟੈਂਸਿਲ ਕੀਤੇ ਚਿੱਤਰ ਨੂੰ ਅਸੀਂ ਸਿਆਹੀ ਜਾਂ ਰੰਗ ਨਾਲ ਛਾਪ ਸਕਦੇ ਹਾਂ ਜਾਂ ਸਪਰੇ ਵੀ ਕਰ ਸਕਦੇ ਹਾਂ।

ਸੱਤਵੀਂ ਸ਼੍ਰੇਣੀ ਵਿੱਚ ਅੱਖਰਾਂ, ਪਸੂਆਂ, ਪੰਛੀਆਂ ਆਦਿ ਦੇ ਚਿੱਤਰ ਬਣਾਉਣੇ ਦੱਸੇ ਗਏ ਹਨ। ਹਰ ਚਿੱਤਰ ਦਾ ਸਟੈਂਸਿਲ ਕੱਟਣ ਲਈ ਵਿਧੀ ਵੀ ਦੱਸੀ ਗਈ ਹੈ।



କୁଳାଳ

ତମି  
ରାଜ  
ପାତା

ト  
・  
ト

・  
ト  
ト

## ਮਾਡਲ ਜਾਂ ਵਸਤੂ ਚਿੱਤਰ (Model Drawing)

ਮਾਡਲ ਜਾਂ ਵਸਤੂ ਚਿੱਤਰ ਚਿੱਤਰਕਲਾ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਵਿਸ਼ਾ ਹੈ। ਮੁਢਲੀ ਅਵਸਥਾ ਵਿੱਚ ਵਸਤੂ ਚਿੱਤਰ ਦੇ ਬਣਾਉਣ ਦੁਆਰਾ ਹੀ ਆਕਾਰ ਦਾ ਠੀਕ ਗਿਆਨ ਪ੍ਰਾਪਤ ਹੁੰਦਾ ਹੈ। ਆਕਾਰ ਦੇ ਤੱਤਾਂ, ਰੇਖਾ, ਰੰਗ, ਬਣਾਵਟ, ਪ੍ਰਕਾਸ਼ ਤੇ ਛਾਂ, ਠੋਸਪਣ ਅਤੇ ਥਾਂ ਦਾ ਗਿਆਨ ਇਸ ਦੁਆਰਾ ਹੀ ਹੁੰਦਾ ਹੈ।

ਵਸਤੂ ਚਿੱਤਰ ਬਣਾਉਣ ਤੋਂ ਪਹਿਲਾਂ ਚਾਹੀਦਾ ਹੈ ਕਿ ਸਾਹਮਣੇ ਰੱਖੀ ਵਸਤੂ ਨੂੰ ਚੰਗੀ ਤਰ੍ਹਾਂ ਦੇਖਿਆ ਜਾਵੇ, ਉਸ ਦਾ ਨਿਰੀਖਣ ਕੀਤਾ ਜਾਵੇ ਅਤੇ ਅਨੁਭਵ ਤੇ ਅੰਤਰ ਪ੍ਰੇਰਨਾ ਦੁਆਰਾ ਕਲਪਨਾ ਵਿੱਚ ਸ਼ਕਲ ਬਿਠਾਈ ਜਾਵੇ। ਜੇਕਰ ਸ਼ਕਲ ਗੋਲ ਹੈ ਤੇ ਜਾਂ ਅੰਡੇ ਵਰਗੀ ਤਾਂ ਉਸ ਤਰ੍ਹਾਂ ਦੀ ਸ਼ਕਲ ਦਾ ਸਕੈਂਚ ਬਣਾ ਕੇ ਚਿੱਤਰਨ ਕਰਨਾ ਚਾਹੀਦਾ ਹੈ।

**ਵਸਤੂ ਦੀ ਰਚਨਾ ਸੰਬੰਧੀ ਹੇਠ ਲਿਖੀਆਂ ਗੱਲਾਂ ਦਾ ਖਿਆਲ ਰੱਖਣਾ ਚਾਹੀਦਾ ਹੈ :**

1. ਠੀਕ ਨਿਰੀਖਣ

2. ਆਕਾਰ ਨੂੰ ਕਾਗਜ਼ ਉੱਤੇ ਠੀਕ ਤਰ੍ਹਾਂ ਸਿਰਜਣਾ

3. ਅਨੁਪਾਤੀ ਸੂਝ

4. ਪ੍ਰਕਾਸ਼ ਤੇ ਛਾਂ

5. ਠੀਕ ਡਰਾਈੰਗ

- (1) ਨਿਰੀਖਣ ਤੋਂ ਭਾਵ ਹੈ ਵਸਤੂ ਨੂੰ ਦੇਖ ਕੇ ਚੰਗੀ ਤਰ੍ਹਾਂ ਅਨੁਭਵ ਕਰਨਾ, ਉਸ ਦੀ ਬਾਹਰਲੀ ਰੂਪ-ਰੇਖਾ ਨੂੰ ਜਾਣਨਾ, ਉਸ ਦੇ ਆਕਾਰ ਨੂੰ ਅਨੁਭਵ ਕਰਨਾ ਅਤੇ ਮਨ ਵਿੱਚ ਸ਼ਕਲ ਨੂੰ ਬਿਠਾਉਣਾ। ਜੇਕਰ ਸ਼ਕਲ ਗੋਲ ਅੰਡੇ ਵਰਗੀ ਜਾਂ ਚੌਰਸ ਹੈ ਤਾਂ ਉਸੇ ਤਰ੍ਹਾਂ ਉਸ ਨੂੰ ਰਚਣਾ।
- (2) ਇਸ ਤੋਂ ਪਿੱਛੋਂ ਆਕਾਰ ਨੂੰ ਥਾਂ ਸਿਰ ਬਣਾਉਣਾ, ਰਚਨਾ ਕਰਨੀ, ਕਾਗਜ਼ ਦੀ ਠੀਕ ਵੰਡ ਕਰਨੀ। ਵਸਤੂ ਨੂੰ ਕਾਗਜ਼ ਦੇ 3/4 ਭਾਗ ਤੇ ਉਲੀਕਣਾ ਚਾਹੀਦਾ ਹੈ।
- (3) ਵਸਤੂ ਦਾ ਅਨੁਪਾਤ ਜਾਣਨਾ ਅਤੇ ਆਕਾਰ ਦੇ ਸਾਰੇ ਹਿੱਸਿਆਂ ਨੂੰ ਮਿਣਤੀ ਅਨੁਸਾਰ ਜਾਣਨਾ।
- (4) ਵਸਤੂ ਬਣਾਉਂਦੇ ਸਮੇਂ ਵਿਖ ਸੋਝੀ ਦੀ ਬਹੁਤ ਜ਼ਰੂਰਤ ਹੈ। ਵਿਖ ਸੋਝੀ ਦੁਆਰਾ ਅਸੀਂ ਦੂਰ ਨੇੜੇ ਦੀ ਚੀਜ਼ ਦੇ ਆਪਸੀ ਸੰਬੰਧ ਜਾਣ ਸਕਦੇ ਹਾਂ। ਵਿਖ ਸੋਝੀ ਦੇ ਅਸੂਲ ਅਨੁਸਾਰ ਦੂਰ ਦੀ ਵਸਤੂ ਛੋਟੀ ਨਜ਼ਰ ਆਉਂਦੀ ਹੈ ਭਾਵੇਂ ਉਹ ਆਕਾਰ ਵਿੱਚ ਨੇੜੇ ਦੀ ਵਸਤੂ ਦੇ ਬਰਾਬਰ ਹੀ ਹੋਵੇ, ਜਿਸ ਤਰ੍ਹਾਂ ਗੱਡੀ ਦੀ ਲਾਈਨ, ਬਿਜਲੀ ਦੇ ਖੰਭੇ ਆਦਿ।
- (5) ਪ੍ਰਕਾਸ਼ ਤੇ ਛਾਂ ਦੱਸੇ ਬਗੈਰ ਆਕਾਰ ਦੇ ਅਸਲ ਰੂਪ ਨਹੀਂ ਦਿਖਾਏ ਜਾ ਸਕਦੇ।
- (6) ਵਸਤੂ ਚਿੱਤਰਨ ਉਹ ਹੀ ਸੁਹਣਾ ਦਿਸੇਗਾ ਜਿਹੜਾ ਉੱਪਰ ਲਿਖੇ ਗੁਣਾਂ ਦੇ ਤਾਲਮੇਲ ਦੁਆਰਾ ਉਲੀਕਿਆ ਜਾਵੇ ਅਤੇ ਇਸ ਦੀਆਂ ਰੇਖਾਵਾਂ ਵਸਤੂ ਦੀ ਅਸਲੀਅਤ ਨੂੰ ਪ੍ਰਗਟਾਉਣ।

## ਵਸਤੂ ਚਿੱਤਰ ਬਣਾਉਣ ਲਈ ਲੋੜੀਂਦਾ ਸਾਮਾਨ :

- (1) **ਪੈਨਸਿਲ :** ਪੈਨਸਿਲ ਚੰਗੇ ਸਿੱਕੇ ਦੀ ਖਗੀਦਣੀ ਚਾਹੀਦੀ ਹੈ ਜਿਹੜੀ ਚਿੱਤਰ ਨੂੰ ਮੈਲਾ ਨਾ ਕਰੇ। ਐਚ.ਬੀ. (H.B.) ਦੀ ਪੈਨਸਿਲ ਚਿੱਤਰ ਖਿੱਚਣ ਲਈ ਚੰਗੀ ਹੁੰਦੀ ਹੈ। ਪੈਨਸਿਲ ਚੰਗੀ ਤਰ੍ਹਾਂ ਘੜ ਕੇ ਵਰਤਣੀ ਚਾਹੀਦੀ ਹੈ।
- (2) **ਰਬੜ :** ਰਬੜ ਰੇਖਾਵਾਂ ਮਿਟਾਉਣ ਲਈ ਵਰਤਿਆ ਜਾਂਦਾ ਹੈ। ਚਿੱਟਾ ਤੇ ਨਰਮ ਰਬੜ ਚੰਗਾ ਹੁੰਦਾ ਹੈ। ਸਖ਼ਤ ਰਬੜ ਕਾਗਜ਼ ਨੂੰ ਪਾੜ ਦਿੰਦਾ ਹੈ। ਇਸ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।
- (3) **ਭੁਮਾਲ :** ਕੀਤੇ ਕੰਮ ਤੇ ਰਬੜ ਦੀ ਵਰਤੋਂ ਕਰਨ ਪਿੱਛੋਂ ਸਫ਼ਾਈ ਲਈ ਚਿੱਟੇ ਭੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਕਿ ਕਾਗਜ਼ ਗੰਦਾ ਨਾ ਹੋਵੇ।
- (4) **ਕਾਗਜ਼ :** ਵਸਤੂ ਚਿੱਤਰ ਬਣਾਉਣ ਲਈ ਕਾਗਜ਼ ਚੰਗਾ ਹੋਣਾ ਚਾਹੀਦਾ ਹੈ ਤਾਂ ਕਿ ਇਹ ਰਬੜ ਦੀ ਵਰਤੋਂ ਨਾਲ ਛੱਲਿਆਂ ਨਾ ਜਾਵੇ।
- (5) **ਰੰਗ :** ਛੋਟੇ ਬੱਚਿਆਂ ਨੂੰ ਚਿੱਤਰਕਾਰੀ ਲਈ ਪੈਨਸਿਲ, ਪੇਸਟਲ ਜਾਂ ਪਾਣੀ ਦੇ ਰੰਗ ਵਰਤਣੇ ਚਾਹੀਦੇ ਹਨ। ਰੰਗ ਭਰਦੇ ਸਮੇਂ ਪ੍ਰਕਾਸ਼ ਤੇ ਛਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਪਹਿਲੇ ਫਿੱਕੇ ਰੰਗ ਭਰੋ ਫਿਰ ਗੂੜੇ। ਰੰਗ ਭਰਦੇ ਸਮੇਂ ਆਕਾਰ ਨੂੰ ਅਨੁਭਵ ਕਰਕੇ ਰੰਗ ਭਰਨੇ ਚਾਹੀਦੇ ਹਨ ਤਾਂ ਕਿ ਇਸ ਦਾ ਰੂਪ ਪ੍ਰਤੱਖ ਅਤੇ ਸਿਰਜਣਾ ਤਮਕ ਲੱਗੇ।

